PUNPUN/2018/76931

ਜੁਝਾਰ ਟਾਈਮਜ਼

ਈ-ਮੇਲ : jujhartimes13@gmail.com | www.jujhartimes.in,

ਮੁੱਖ ਸੰਪਾਦਕ/Editor
ਬਲਵਿੰਦਰ ਸਿੰਘ/Balwinder Singh,
ਲੁਧਿਆਣਾ/Ludhiana,
ਵੀਰਵਾਰ/Thrusday,
26 ਜਨਵਰੀ/January 2023
(੧੩ ਮਾਘ ਨਾਨਕਸ਼ਾਹੀ ਸੰਮਤ ੫੫੪)
ਅੰਕ/Issue : 29, ਸਾਲ/Year : 5,
ਮੁੱਲ/Rate : 3 ਰੁਪਏ

ਸਿੱਖਾਂ ਨੂੰ ਸੰਵਿਧਾਨਕ ਆਜ਼ਾਦੀ ਕਿਵੇਂ ?

ਬਲਵਿੰਦਰ ਸਿੰਘ ਪੁੜੈਣ

ਭਾਰਤ ਲਈ ਅਜ਼ਾਦੀ ਦਾ ਮਕਸਦ ਸੀ ਕਿ ਆਪਣੀਆਂ ਧ੍ਰੋਹਰਾਂ ਨੂੰ ਮਜਬੂਤ ਕਰਾਂਗੇ ਤੇ ਸਵੈ ਮਾਣ ਨਾਲ ਜੀਵਨ ਦਾ ਗੁਜਰ-ਬਸਰ ਹੋਵੇਗਾ, ਪਰ ਸਿੱਖਾਂ ਲਈ ਇੱਕ ਗੁਲਾਮੀ ਤੋਂ ਦੂਜੀ ਗੁਲਾਮੀ ਤੱਕ ਦਾ ਸਫਰ ਬਣ ਕੇ ਰਹਿ ਗਈ, ਇਹ ਭਾਰਤ ਦੀ ਅਜ਼ਾਦੀ। ਸਿੱਖ ਕਦੀ ਵੀ ਇਸ ਅਜ਼ਾਦੀ ਤੋਂ ਖੁਸ਼ ਨਹੀਂ ਹੋ ਸਕਦਾ, ਜਿਸ ਦਾ ਵੱਡਾ ਕਾਰਨ ਹੈ ਕਿ ਗੁਰੂ ਨਾਨਕ ਪਾਤਸ਼ਾਹ ਜੀ ਦਾ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਵਿਚ ਰਹਿ ਜਾਣਾ। ਦੂਜਾ ਵੱਡਾ ਕਾਰਨ ਹੈ ਕਿ ਅਜੇ ਤੱਕ ਭਾਰਤ ਦੇ ਸੰਵਿਧਾਨ ਦੀ ਧਾਰਾ 25 ਬੀ ਸਿੱਖਾਂ ਨੂੰ ਸਿੱਖ ਹੀ ਨਹੀਂ ਮੰਨਦੀ ।ਸਮੇਂ ਦੀਆਂ ਸਰਕਾਰਾਂ ਨੇ ਸਿੱਖਾਂ ਦੇ ਇੰਨ੍ਹਾਂ ਜਖਮਾਂ 'ਤੇ ਤਾਂ ਕੀ ਮਲ੍ਹਮ ਲਾਉਣਾ ਸੀ, ਪਰ ਦੋ ਹੋਰ ਚੌਰਾਸੀਆਂ ਜੂਨ 84 ਤੇ ਨਵੰਬਰ 84 ਸਿੱਖਾਂ ਦੇ ਗਲ ਅਜਿਹੀਆਂ ਮੜ੍ਹੀਆਂ ਕਿ ਉਨ੍ਹਾਂ ਦੇ ਜਖ਼ਮ ਅਜੇ ਵੀ ਰਿਸਦੇ ਹਨ ਤੇ ਰਿਸਦੇ ਹੀ ਰਹਿਣਗੇ।ਉਸਤੋਂ ਬਾਅਦ ਕਾਨੂੰਨ ਵਿਵਸਥਾ ਦੇ ਨਾਮ ਉੱਪਰ ਲੱਗਭਗ 1995 ਤੱਕ ਖੇਡੀ ਗਈ ਸਿੱਖ ਨੌਜੁਵਾਨੀ ਦੇ ਖੂਨ ਦੀ ਹੋਲੀ ਕਿਸੇ ਤੋਂ ਭੁੱਲੀ ਨਹੀਂ ਹੈ ।

ਸਿੱਖ ਵਿਰੋਧੀ ਤਾਕਤਾਂ ਨੇ ਭਾਰਤੀ ਸੰਵਿਧਾਨ ਦੀ ਧਾਰਾ 25 (2)-ਬੀ ਵਿੱਚ ਸਪੱਸ਼ਟ ਤੌਰ ਤੇ ਸਾਨੂੰ ਹਿੰਦੂਆਂ ਦਾ ਅੰਗ ਹੀ ਦਰਸਾਇਆ ਗਿਆ ਹੈ। ਇਹ ਕਾਨੂੰਨ ਵਿੱਚ ਸਪੱਸ਼ਟੀਕਰਨ ਦੇ ਤੌਰ ਤੇ ਦੋ ਭਾਗਾਂ 'ਚ ਲਿਖਿਆ ਹੈ। ਸਪੱਸ਼ਟੀਕਰਨ 1 : ਕ੍ਰਿਪਾਨ ਧਾਰਨ ਕਰਨਾ ਅਤੇ ਨਾਲ ਲੈ ਕੇ ਚੱਲਣਾ ਸਿੱਖ ਧਰਮ ਦੇ ਮੰਨਣ ਦਾ ਅੰਗ ਸਮਝਿਆ ਜਾਵੇਗਾ। ਸਪੱਸ਼ਟੀਕਰਨ 2 : ਪੈਰਾ (2) ਦੇ ਉਪ ਪੈਰਾ (ਖ) ਵਿੱਚ ਹਿੰਦੂਆਂ ਸਬੰਧੀ ਨਿਰਦੇਸ਼ ਦਾ ਇਹ ਅਰਥ ਸਮਝਿਆ ਜਾਵੇਗਾ ਕਿ ਉਨ੍ਹਾਂ ਤੋਂ ਇਲਾਵਾ ਸਿੱਖ, ਜੈਨ ਜਾਂ ਬੁੱਧ ਧਰਮ ਨੂੰ ਮੰਨਣ ਵਾਲੇ ਵਿਅਕਤੀਆਂ ਪ੍ਰਤੀ ਨਿਰਦੇਸ਼ ਹੈ ਤੇ ਹਿੰਦੂਆਂ ਦੀ ਧਾਰਮਿਕ ਸੰਸਥਾਵਾਂ ਪ੍ਰਤੀ ਨਿਰਦੇਸ਼ ਦਾ ਅਰਥ ਤਦ ਅਨੁਸਾਰ ਲਾਇਆ ਜਾਵੇਗਾ (ਸਾਰਾ ਰੌਲਾ ਇਸੇ ਦਾ ਹੈ)। ਹੁਣ ਸਵਾਲ ਹੈ ਕਿ ਇਸੇ ਧਾਰਾ ਦਾ ਪੈਰਾ (2) ਕੀ ਕਹਿੰਦਾ ਹੈ : (ਖ) ਸਮਾਜਿਕ ਕਲਿਆਣ ਅਤੇ ਸੁਧਾਰ ਲਈ ਜਾਂ ਸਰਬਜਨਕ ਪ੍ਰਕਾਰ ਦੇ ਹਿੰਦੂਆਂ ਦੀਆਂ ਧਾਰਮਿਕ ਸੰਸਥਾਵਾਂ ਨੂੰ ਹਿੰਦੂਆਂ ਦੇ ਸਾਰੇ ਵਰਗਾਂ ਅਤੇ ਅਨੁਭਾਗਾਂ ਦੇ ਲਈ ਖੋਲ੍ਹਣ ਦਾ ਇੰਤਜ਼ਾਮ ਕਰਦੀ ਹੈ।ਹੁਣ ਸੋਚੋ ਸਿੱਖਾਂ ਨੂੰ ਸੰਵਿਧਾਨਕ ਅਜ਼ਾਦੀ ਕਿਵੇ ?

ਧਾਰਾ 25-ਬੀ ਦੇ ਤਹਿਤ ਹੀ ਸਿੱਖ ਧਰਮ ਦਾ ਸੁਤੰਤਰ ਅਨੰਦ ਮੈਰਿਜ ਐਕਟ (1909) ਨੂੰ ਵੀ 2012 ਵਿੱਚ ਨਵਾਂ ਅਨੰਦ ਮੈਰਿਜ਼ ਐਕਟ ਬਣਾ ਕੇ ਹਿੰਦੂ ਕਲਾਸ ਅਤੇ ਸੈਕਸ਼ਨ ਅਧੀਨ ਨੂੜ ਲਿਆ ਹੈ।ਯਾਦ ਰੱਖਣਾ ਪਵੇਗਾ ਕਿ ਸਿੱਖਾਂ ਦਾ ਸੁਤੰਤਰ ਅਨੰਦ ਮੈਰਿਜ ਐਕਟ 1909 ਸੀ ਜੋ ਕਿ ਸਿੱਖਾਂ ਨੂੰ ਮੁਸਲਿਮ ਪਰਸਨਲ ਲਾਅ ਅਤੇ ਹਿੰਦੂ ਪਰਸਨਲ ਲਾਅ ਵਿੱਚੋ ਬਾਹਰ ਕੱਢਦਾ ਤੇ ਅਜ਼ਾਦ ਕਰਦਾ ਸੀ, ਹਿੰਦ

ਬਾਕੀ ਸਫ਼ਾ ੨ 'ਤੇ





ਸਿੱਖ ਫ਼ੌਜੀਆਂ ਨੂੰ ਲੋਹ-ਟੋਪ ਪਹਿਨਾਉਣ ਦੀ ਤਜਵੀਜ਼ 'ਤੇ ਵਿਵਾਦ ਕਿਉਂ..?

ਹਾਲ ਹੀ ਦੌਰਾਨ ਰੱਖਿਆ ਮੰਤਰਾਲੇ ਵਲੋਂ ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਲਈ ਵਿਸ਼ੇਸ਼ ਬਣਤਰ ਵਾਲੇ ਲੋਹ-ਟੋਪ ਖਰੀਦਣ ਦੀ ਤਜਵੀਜ਼ ਸਾਹਮਣੇ ਆਉਣ ਤੋਂ ਬਾਅਦ ਇਸ ਮੁੱਦੇ 'ਤੇ ਤਕੜੀ ਬਹਿਸ ਛਿੜ ਗਈ ਹੈ। ਰੱਖਿਆ ਮਾਹਰਾਂ ਅਤੇ ਕੁਝ ਆਧੁਨਿਕ ਵਿਚਾਰਾਂ ਵਾਲੇ ਵਿਚਾਰਵਾਨਾਂ ਵਲੋਂ ਜਿੱਥੇ ਵਿਸ਼ੇਸ਼ ਕਿਸਮ ਦੇ ਲੋਹ-ਟੋਪ ਨੂੰ ਸਿੱਖ ਫ਼ੌਜੀਆਂ ਦੀਆਂ ਜਾਨਾਂ ਦੀ ਹਿਫ਼ਾਜ਼ਤ ਲਈ ਵਾਜਬ ਦੱਸਿਆ ਜਾ ਰਿਹਾ ਹੈ, ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਫ਼ੌਜੀਆਂ ਨੂੰ ਲੋਹ-ਟੋਪ ਪਹਿਨਾਉਣ ਦੀ ਤਜਵੀਜ਼ ਨੂੰ ਸਿੱਖ ਪਛਾਣ ਅਤੇ ਧਾਰਮਿਕ ਆਜ਼ਾਦੀ 'ਤੇ ਵੱਡਾ ਹਮਲਾ ਕਰਾਰ ਦਿੰਦਿਆਂ ਭਾਰਤ ਸਰਕਾਰ ਨੂੰ ਅਜਿਹੀ ਤਜਵੀਜ਼ ਨੂੰ ਮੁਢਲੇ ਪੜਾਅ 'ਤੇ ਹੀ ਰੱਦ ਕਰਨ ਦੀ ਗੱਲ ਆਖੀ ਗਈ ਹੈ।

ਲਗਪਗ 83 ਵਰ੍ਹੇ ਪਹਿਲਾਂ ਦੂਜੀ ਸੰਸਾਰ ਜੰਗ ਵੇਲੇ ਵੀ ਬਰਤਾਨਵੀ ਫ਼ੌਜ ਦੇ 1 ਲੱਖ 12 ਹਜ਼ਾਰ ਸਿੱਖ ਫ਼ੌਜੀਆਂ ਨੂੰ ਲੋਹ-ਟੋਪ ਪਹਿਨਣ ਲਈ ਆਖਿਆ ਗਿਆ ਸੀ। ਬਰਤਾਨਵੀ ਹਕੂਮਤ ਨੇ ਸਿਰ ਵਿਚ ਗੋਲੀਆਂ ਲੱਗਣ ਕਾਰਨ ਮੌਤਾਂ ਦੀ ਬਹੁਤਾਤ ਦੇ ਖ਼ਦਸ਼ੇ ਨੂੰ ਲੈ ਕੇ ਸ਼ਹੀਦ ਫ਼ੌਜੀਆਂ ਦੇ ਆਸ਼ਰਿਤਾਂ ਨੂੰ ਪੈਨਸ਼ਨ ਦੇਣ ਤੋਂ ਬੇਵੱਸੀ ਜ਼ਾਹਰ ਕੀਤੀ ਸੀ। ਉਸ ਵੇਲੇ ਡਾ. ਗੰਡਾ ਸਿੰਘ ਵਰਗੇ ਇਤਿਹਾਸਕਾਰਾਂ ਨੇ ਖ਼ਾਲਸਾ ਸਮਾਚਾਰ ਅਖ਼ਬਾਰ ਵਿਚ ਬਹੁਤ ਸਾਰੇ ਇਤਿਹਾਸਕ ਹਵਾਲਿਆਂ ਦੇ ਲੇਖ ਲਿਖ ਕੇ ਸਿੱਖ ਫ਼ੌਜੀਆਂ ਲਈ ਜੰਗੀ ਹਾਲਾਤਾਂ ਵਿਚ ਲੋਹ-ਟੋਪ ਪਹਿਨਣ ਦੀ ਵਕਾਲਤ ਕੀਤੀ ਸੀ। ਮਸਲਾ ਸ਼੍ਰੋਮਣੀ ਕਮੇਟੀ ਕੋਲ ਪਹੁੰਚਿਆ ਤਾਂ ਉਸ ਨੇ ਮਹਾਰਾਜਾ ਪਟਿਆਲਾ ਯਾਦਵਿੰਦਰ ਸਿੰਘ ਨੂੰ ਇਸ ਦੇ ਹੱਲ ਲਈ ਅਖ਼ਤਿਆਰ ਸੌਂਪ ਦਿੱਤੇ। ਸਿੱਖ ਫ਼ੌਜੀਆਂ ਨੇ ਹੈਲਮਟ ਪਹਿਨਣ ਤੋਂ ਇਨਕਾਰ ਕਰਦਿਆਂ ਇਹ ਲਿਖ ਕੇ ਦੇ ਦਿੱਤਾ ਸੀ ਕਿ ਜੇਕਰ ਉਨ੍ਹਾਂ ਵਿਚੋਂ ਕਿਸੇ ਦੀ ਵੀ ਮੌਤ ਸਿਰ ਵਿਚ ਗੋਲੀ ਲੱਗਣ ਨਾਲ ਹੋਵੇਗੀ ਤਾਂ ਉਨ੍ਹਾਂ ਦੇ ਪਰਿਵਾਰ ਸਰਕਾਰ ਕੋਲ ਪੈਨਸ਼ਨ ਦਾ ਦਾਅਵਾ ਨਹੀਂ ਕਰਨਗੇ। ਮਹਾਰਾਜਾ ਯਾਦਵਿੰਦਰ ਸਿੰਘ ਨੇ ਵੀ ਸਿੱਖ ਰਹਿਤ ਮਰਿਆਦਾ ਦੇ ਹਵਾਲੇ ਨਾਲ ਫ਼ੈਸਲਾ ਸੁਣਾ ਦਿੱਤਾ ਕਿ ਸਿੱਖ ਫ਼ੌਜੀ ਕਦੇ ਵੀ ਲੋਹੇ ਦੇ ਟੋਪ ਨਹੀਂ ਪਹਿਨਣਗੇ। ਇਸੇ ਆਧਾਰ 'ਤੇ 1976 ਵਿਚ ਬਰਤਾਨਵੀ ਸੰਸਦ ਨੇ ਆਪਣੇ ਮੋਟਰਸਾਈਕਲ ਹੈਲਮਟ ਐਕਟ ਵਿਚ ਸੋਧ ਕਰਕੇ ਸਿੱਖਾਂ ਨੂੰ ਹੈਲਮਟ ਤੋਂ ਵਿਸ਼ੇਸ਼ ਛੋਟ ਦਿੱਤੀ ਸੀ। ਇਸ ਤੋਂ ਬਾਅਦ ਕੈਨੇਡਾ, ਆਸਟਰੇਲੀਆ, ਨਿਊਜ਼ੀਲੈਂਡ, ਮਲੇਸ਼ੀਆ ਅਤੇ ਸਿੰਗਾਪੁਰ ਆਦਿ ਦੇਸ਼ਾਂ ਅੰਦਰ ਵੀ ਸਿੱਖਾਂ ਨੂੰ ਲੋਹ-ਟੋਪ ਤੋਂ ਛੋਟ ਮਿਲ ਗਈ।

ਇਸ ਤੋਂ ਪਹਿਲਾਂ ਵੀ 1853 ਤੋਂ ਲੈ ਕੇ 1859 ਤੱਕ ਬ੍ਰਿਟਿਸ਼ ਇੰਡੀਆ ਦੀ ਫ਼ੌਜ ਅੰਦਰ ਸਿੱਖ ਫ਼ੌਜੀ ਮਹੱਤਵਪੂਰਨ ਹਿੱਸਾ ਰਹੇ ਸਨ। ਸਿੱਖ ਫ਼ੌਜੀਆਂ ਤੋਂ ਬਗੈਰ ਬਾਕੀ ਸਾਰੀਆਂ ਹੀ ਦੇਸੀ ਰੈਜਮੈਂਟਾਂ ਸਿਰ 'ਤੇ ਟੋਪੀ ਪਾਉਂਦੀਆਂ ਸਨ। ਪਹਿਲੀ ਸੰਸਾਰ ਜੰਗ ਵਿਚ ਬਹੁਤ ਸਾਰੇ ਸਿੱਖ ਫ਼ੌਜੀਆਂ ਦੀਆਂ ਦਸਤਾਰਾਂ ਦੇ ਲੜਾਂ (ਪੇਚਾਂ) ਵਿਚੋਂ ਫ਼ਸੀਆਂ ਹੋਈਆਂ ਗੋਲੀਆਂ ਨਿਕਲੀਆਂ ਸਨ, ਜੋ ਉਨ੍ਹਾਂ ਦੇ ਸਿਰ ਤੱਕ ਨਹੀਂ ਪੁੱਜ ਸਕੀਆਂ ਸਨ। ਇਹੀ ਦਲੀਲ ਦੂਜੀ ਸੰਸਾਰ ਜੰਗ ਦੌਰਾਨ ਲੋਹ-ਟੋਪ ਪਾਉਣ ਤੋਂ ਇਨਕਾਰ ਕਰਦਿਆਂ ਸਿੱਖ ਫ਼ੌਜੀਆਂ ਅਤੇ ਉਨ੍ਹਾਂ ਦੀ ਹਮਾਇਤ 'ਚ ਆਏ ਸਿੱਖ ਵਿਦਵਾਨਾਂ ਨੇ ਦਿੱਤੀ ਸੀ ਕਿ ਸਿੱਖ ਫ਼ੌਜੀਆਂ ਦੇ ਸਿਰ ਦੀ ਰੱਖਿਆ ਲਈ ਦਸਤਾਰਾਂ ਕਾਫ਼ੀ ਹਨ। ਸਿੱਖ ਫ਼ੌਜੀਆਂ ਦੇ ਹੱਕ 'ਚ ਭਾਈ ਸਾਹਿਬ ਭਾਈ ਰਣਧੀਰ ਸਿੰਘ ਨੇ ਸਿਧਾਂਤਕ ਤੌਰ 'ਤੇ ਬੜੀ ਪ੍ਰਭਾਵਸ਼ਾਲੀ

ਤਲਵਿੰਦਰ ਸਿੰਘ ਬੁੱਟਰ



ਲਿਖਤ ਲਿਖਦਿਆਂ ਜਿੱਥੇ ਸਿੱਖ ਫ਼ੌਜੀਆਂ ਨੂੰ ਜੰਗੀ ਹਾਲਾਤਾਂ 'ਚ ਹੈਲਮਟ ਪਾਉਣ ਦੀ ਹਮਾਇਤ ਕਰਨ ਵਾਲੇ ਨਵੀਨ ਇਤਿਹਾਸਕਾਰਾਂ ਦਾ ਵਿਰੋਧ ਕੀਤਾ ਸੀ ਉੱਥੇ ਸਿੱਖ ਰਹਿਤ ਮਰਿਆਦਾ ਅਤੇ ਗੁਰਮਤਿ ਸਿਧਾਂਤ ਅਨੁਸਾਰ ਸਿੱਖ ਲਈ ਲੋਹ-ਟੋਪ ਪਾਉਣ ਦੀ ਜ਼ਬਰਦਸਤ ਖਿਲਾਫ਼ਤ ਕਰਦਿਆਂ ਕਿਹਾ ਸੀ ਕਿ ਸਿੱਖ ਦੇ ਸਿੱਦਕ ਤੇ ਧਰਮ ਦੀ ਪਰਖ ਹੀ ਬਿਪਤਾ ਵੇਲੇ ਹੁੰਦੀ ਹੈ।

ਬੁਨਿਆਦੀ ਰੂਪ ਵਿਚ ਸਿੱਖ ਪਰੰਪਰਾ ਅੰਦਰ ਸਿੱਖ ਦੀ ਰਹਿਤ ਸਬੰਧੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹਜ਼ੂਰੀ ਗੁਰਸਿੱਖਾਂ ਵਲੋਂ ਸਤਿਗੁਰਾਂ ਦੀ ਆਗਿਆ ਨਾਲ ਲਿਖੇ ਗਏ ਰਹਿਤਨਾਮਿਆਂ ਵਿਚ 'ਟੋਪੀ' ਪਹਿਨਣ ਨੂੰ ਵੱਡਾ ਘ੍ਰਿਣਿਤ ਕਰਮ ਮੰਨਦਿਆਂ ਇਉਂ ਕਿਹਾ ਗਿਆ ਹੈ:

'ਹੋਇ ਸਿਖ ਸਿਰ ਟੋਪੀ ਧਰੈ। ਸਾਤ ਜਨਮ ਕੁਸ਼ਟੀ ਹੁਇ ਮਰੈ।' (ਰਹਿਤਨਾਮਾ ਭਾਈ ਪ੍ਰਹਿਲਾਦ ਸਿੰਘ)

ਰਹਿਤਨਾਮਿਆਂ ਨੂੰ ਸੰਪਾਦਿਤ ਕਰਨ ਵਾਲੇ ਸਿੱਖ ਵਿਦਵਾਨ ਪ੍ਰੋ. ਪਿਆਰਾ ਸਿੰਘ ਪਦਮ ਲਿਖਦੇ ਹਨ, 'ਇਸ ਦਾ ਭਾਵ ਹਰਗਿਜ਼ ਇਹ ਨਹੀਂ ਕਿ ਹਰ ਟੋਪੀ ਪਾਉਣ ਵਾਲਾ ਦੁਖ ਭੋਗਦਾ ਹੈ। ਤਾਤਪ੍ਰਯ ਇਤਨਾ ਹੈ ਕਿ ਜੇ ਕੋਈ ਸਿਖ ਹੋ ਕੇ ਟੋਪੀ ਪਾਉਂਦਾ ਹੈ ਤਾਂ ਉਹ ਜ਼ਰੂਰ ਧਰਮ ਤੋਂ ਪਤਿਤ ਹੁੰਦਾ ਹੈ ਤੇ ਕੋੜ੍ਹੀ ਦਾ ਜੀਵਨ ਜੀਉਂਦਾ ਹੈ।' ਪ੍ਰੋ. ਆਸਾ ਸਿੰਘ ਘੁੰਮਣ 'ਦਾਸਤਾਨ-ਏ-ਦਸਤਾਰ' ਵਿਚ ਲਿਖਦੇ ਹਨ ਕਿ, ਟੋਪੀ ਦੇ ਖਿਲਾਫ਼ ਏਨੀਆਂ ਜ਼ਬਰਦਸਤ ਭਾਵਨਾਵਾਂ ਦਾ ਅਰਥ ਇਹੀ ਸੀ ਕਿ ਨਵੇਂ ਕੇਸਾਧਾਰੀ ਪੰਥ ਦੀ ਹਸਤੀ ਨੂੰ ਬ੍ਰਾਹਮਣਵਾਦ ਅਤੇ ਤੁਰਕਵਾਦ ਤੋਂ ਬਚਾਇਆ ਜਾਏ ਅਤੇ ਟੋਪੀ ਨਾਲ ਨਫ਼ਰਤ ਕਰਾਉਣ ਦਾ ਅਰਥ ਸੀ ਕਿ ਹਿੰਦੂ ਧਰਮ ਵਿਚਲੀ ਡਰਪੋਕਤਾ ਤੋਂ ਉੱਪਰ ਉੱਠਣਾ। ਕਿਉਂਕਿ ਇਹ ਕੌਮ ਮੁਸਲਮਾਨਾਂ ਦੇ ਜ਼ੁਲਮਾਂ ਅੱਗੇ ਗੋਡੇ ਟੇਕ ਕੇ ਆਪਣਾ ਦੀਨ-ਈਮਾਨ ਛੱਡ ਚੁੱਕੀ ਸੀ।

ਗੁਰੂ ਸਾਹਿਬਾਨ ਵੇਲੇ ਜੰਗਾਂ-ਯੁੱਧਾਂ ਵਿਚ ਕਿਤੇ ਵੀ ਲੋਹ-ਟੋਪ ਪਾਉਣ ਦੀ ਪੁਸ਼ਟ ਝਲਕ ਨਹੀਂ ਮਿਲਦੀ। ਬਲਕਿ ਆਪਣੀ ਜਾਨ-ਪ੍ਰਾਣ ਦੇ ਰੱਖਿਅਕ ਅਕਾਲ ਪੁਰਖ ਨੂੰ ਮੰਨਦਿਆਂ ਸੀਸ 'ਤੇ ਦੁਮਾਲੇ ਅਤੇ ਚੱਕਰ ਸਜਾ ਕੇ ਹੀ ਗੁਰੂ ਸਾਹਿਬਾਨ ਅਤੇ ਸਿੱਖ ਸਿਪਾਹੀ ਲੜਦੇ ਰਹੇ। ਜਦਕਿ ਦੂਜੇ ਪਾਸੇ ਉਸ ਵੇਲੇ ਮੁਗ਼ਲ ਲੜਾਕੇ ਲੋਹ-ਟੋਪ ਅਤੇ ਸੰਜੋਆਂ ਪਹਿਨਣ ਦੇ ਬਾਵਜੂਦ ਸਿੱਖਾਂ ਹੱਥੋਂ ਮੈਦਾਨ-ਏ-ਜੰਗ ਵਿਚ ਫ਼ੌਤ ਹੁੰਦੇ ਰਹੇ। ਚਮਕੌਰ ਦੀ ਜੰਗ 'ਚ ਅਹਿਮ ਉਦਾਹਰਣ ਮਿਲਦੀ ਹੈ ਕਿ ਸੰਜੋਅ ਨਾਲ ਤਨ ਢੱਕੇ ਇਕ ਮੁਗ਼ਲ ਸਰਦਾਰ ਦੇ ਸੀਨੇ ਵਿਚ ਸ਼ਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਨੇ ਏਨੇ ਬਲ ਤੇ ਵਿਸ਼ਵਾਸ ਦੇ ਨਾਲ ਨੇਜ਼ਾ ਮਾਰਿਆ ਕਿ ਉਹ ਲੋਹੇ ਦੇ ਸੰਗਲਾਂ ਵਾਲੀ ਸੰਜੋਅ ਨੂੰ ਕੱਟ ਕੇ ਪਠਾਨ ਸਿਪਾਹਸਲਾਰ ਦੇ ਸੀਨੇ ਦੇ ਆਰ-ਪਾਰ ਹੋ ਗਈ। ਇਤਿਹਾਸ 'ਚ ਜ਼ਿਕਰ ਮਿਲਦਾ ਹੈ ਕਿ ਮਹਾਰਾਜਾ ਰਣਜੀਤ ਸਿੰਘ ਨੇ ਸਾਰੀ ਉਮਰ ਆਪਣੇ ਸਿਰ 'ਤੇ ਇਸ ਕਰਕੇ ਬਾਦਸ਼ਾਹੀ ਤਾਜ ਨਹੀਂ ਪਹਿਨਿਆ ਕਿ ਉਸ ਦੇ ਨਾਲ ਗੁਰੂ ਸਾਹਿਬਾਨ ਵਲੋਂ ਬਖ਼ਸ਼ੀ ਹੋਈ ਦਸਤਾਰ ਦੀ ਸ਼ਾਨ ਨੂੰ ਠੇਸ ਪੁੱਜਦੀ ਹੈ। ਜੰਗ-ਏ-ਆਜ਼ਾਦੀ ਦੌਰਾਨ ਜਦੋਂ ਭਾਈ ਸਾਹਿਬ ਭਾਈ ਰਣਧੀਰ ਸਿੰਘ ਨੂੰ ਅੰਗਰੇਜ਼ ਹਕੂਮਤ ਦੇ ਖ਼ਿਲਾਫ਼ ਵਿਦਰੋਹ ਦੇ ਦੋਸ਼ 'ਚ ਉਮਰ ਕੈਦ ਹੋਈ ਤਾਂ ਮੁਲਤਾਨ ਜੇਲ੍ਹ 'ਚ ਉਨ੍ਹਾਂ ਨੂੰ ਕੈਦੀਆਂ ਵਾਲੀ ਵਰਦੀ ਸਮੇਤ ਟੋਪੀ ਪਹਿਨਣ ਲਈ ਕਿਹਾ ਗਿਆ। ਭਾਈ ਸਾਹਿਬ ਨੇ ਇਸ ਨਾਦਰਸ਼ਾਹੀ ਫ਼ੁਰਮਾਨ ਦੇ ਖ਼ਿਲਾਫ਼ 40 ਦਿਨ ਕੜਾਕੇ ਦੀ ਭੁੱਖ ਹੜਤਾਲ (ਪਾਣੀ ਤੱਕ ਮੂੰਹ ਨੂੰ ਨਹੀਂ ਲਾਇਆ) ਰੱਖ ਕੇ ਆਪਣੇ ਸਿੱਦਕ ਅਤੇ ਸਿਰੜ ਦੇ ਅੱਗੇ ਜੇਲ੍ਹ ਪ੍ਰਸ਼ਾਸਨ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ।

ਆਜ਼ਾਦ ਭਾਰਤ ਅੰਦਰ ਫ਼ੌਜ ਦੀਆਂ ਸਿੱਖ ਰੈਜੀਮੈਂਟਾਂ ਵਿਚ ਸਿੱਖ ਰਹਿਤ ਦਾ ਨਾ-ਸਿਰਫ਼ ਖ਼ਿਆਲ ਹੀ ਰੱਖਿਆ ਜਾਂਦਾ ਹੈ ਸਗੋਂ ਸਿੱਖ ਫ਼ੌਜੀਆਂ ਨੂੰ ਉਸ ਦੀ ਸਖ਼ਤੀ ਨਾਲ ਪਾਲਣਾ ਵੀ ਕਰਵਾਈ ਜਾਂਦੀ ਹੈ। ਸਿੱਖ ਫ਼ੌਜੀਆਂ ਨੇ ਵੀ 1948, 1962, 1965, 1971 ਅਤੇ 1999 ਦੀ ਕਾਰਗਿਲ ਜੰਗ ਦੌਰਾਨ ਸਿੱਖੀ ਜਜ਼ਬੇ ਅਤੇ ਰੂਹਾਨੀ ਭਰੋਸੇ ਦੇ ਨਾਲ ਬਗੈਰ ਲੋਹ-ਟੋਪ ਤੋਂ ਅਹਿਮ ਭੂਮਿਕਾ ਨਿਭਾਈ। ਕਸ਼ਮੀਰ ਦੀ ਬਗਾਵਤ ਦੌਰਾਨ ਜਦੋਂ ਫ਼ੌਜ ਅਤੇ ਕਸ਼ਮੀਰੀ ਲੜਾਕਿਆਂ

ਬਾਕੀ ਸਫ਼ਾ ੨ 'ਤੇ



ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ



ਪੰਜਾਬ -ਚੰਡੀਗੜ੍ਹ ਅਤੇ ਭਾਰਤ ਦੀਆਂ ਵੱਖ-ਵੱਖ ਜ਼ੇਲ੍ਹਾਂ 'ਚ ਨਜ਼ਰਬੰਦ ਸਜ਼ਾਵਾਂ ਭੁਗਤ ਚੁਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰੂਦੁਆਰਾ ਸ੍ਰੀ ਅੰਬ ਸਾਹਿਬ ਵਿਖੇ 14 ਨਵੰਬਰ 2013 ਨੂੰ ਭਾਈ ਗੁਰਬਖਸ਼ ਸਿੰਘ ਵਲੋਂ ਬੰਦੀ ਸਿੰਘ ਰਿਹਾਈ ਮੋਰਚਾ ਆਰੰਭ ਕੀਤਾ ਗਿਆ ਸੀ। ਜਿਸ ਵਿਚ 14 ਨਵੰਬਰ 2013 ਨੂੰ ਗੁਰੂਦੁਆਰਾ ਅੰਬ ਸਾਹਿਬ ਤੋਂ ਇਕ ਰੋਸ਼ ਪ੍ਰਦਰਸ਼ਨ ਕਰਦੀਆਂ ਸੰਗਤਾਂ ਨੇ ਚੰਡੀਗੜ੍ਹ ਵੱਲ ਚਾਲੇ ਪਾਏ ਸਨ ਪਰ ਚੰਡੀਗੜ੍ਹ ਪੁਲਿਸ ਵਲੋਂ ਅੱਜ ਦੇ ਮੋਰਚੇ ਵਾਲੇ ਸਥਾਨ 'ਤੇ ਰੋਕ ਦਿੱਤਾ ਗਿਆ ਸੀ ਤੇ ਸੰਗਤ ਵਲੋਂ ਉੱਥੇ ਹੀ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ ਗਿਆ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਗੁ. ਸ੍ਰੀ ਅੰਬ ਸਾਹਿਬ ਤੋਂ ਰੋਸ਼ਪ੍ਰਦਰਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਭਾਈ ਗੁਰਬਖਸ਼ ਸਿੰਘ ਨੂੰ ਡਰਾਇਆ ਧਮਕਾਇਆ ਵੀ ਗਿਆ ਸੀ। ਮੋਰਚਾ ਸ਼ੁਰੂ ਕਰਨ ਤੋਂ ਪਹਿਲਾਂ ਭਾਈ ਗੁਰਬਖਸ਼ ਸਿੰਘ ਨੇ ਆਪਣੇ ਸਾਥੀਆਂ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਦੀ ਅਵਾਜ਼ ਬੁਲੰਦ ਕਰਨ ਲਈ ਪ੍ਰੈੱਸ ਨਾਲ ਸੰਪਰਕ ਕੀਤਾ ਪਰ ਕਿਸੇ ਨੇ ਹਾਮੀ ਨਹੀਂ ਭਰੀ ਤਾਂ ਕੁਝ ਪਤਵੰਤਿਆਂ ਦੇ ਕਹਿਣ 'ਤੇ ਮੈਨੂੰ ਮੋਰਚੇ ਦੀ ਪੱਤਰਕਾਰੀ ਕਰਨ ਲਈ ਕਿਹਾ ਗਿਆ ਜਿਸ ਕਾਰਨ ਗੁ. ਅੰਬ ਸਾਹਿਬ ਲੱਗਿਆ ਬੰਦੀ ਸਿੰਘ ਰਿਹਾਈ ਮੋਰਚਾ ਮੈਨੂੰ ਬਹੁਤ ਹੀ ਡੂੰਘਾਈ ਤੇ ਨੇੜਿਓਂ ਵੇਖਣ ਦਾ ਮੌਕਾ ਮਿਲਿਆ । ਭਾਈ ਗੁਰਬਖਸ਼ ਸਿੰਘ ਨੇ ਦਸਿਆ ਸੀ ਕਿ ਉਹ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ , ਭਾਈ ਸ਼ਮਸ਼ੇਰ ਸਿੰਘ, ਇੰਜ. ਭਾਈ ਗੁਰਮੀਤ ਸਿੰਘ ਅਤੇ ਭਾਈ ਲਖਵਿੰਦਰ ਸਿੰਘ ਨਾਰੰਗਵਾਲ ਦੇ ਨਾਲ ਬੁੜੈਲ ਜ਼ੇਲ੍ਹ ਚੰਡੀਗੜ੍ਹ ਵਿਚ ਰਹੇ ਹਨ ਤੇ ਤਿਹਾੜ ਜ਼ੇਲ੍ਹ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਨਾਲ ਮੁਲਾਕਾਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚਾ ਲਗਾਉਣ ਦੀ ਇਜ਼ਾਜਤ ਲਈ ਹੈ। ਸੋ 14 ਨਵੰਬਰ 2013 ਨੂੰ ਰੋਸ਼ ਮਾਰਚ



ਲੇਖਕ ਮੇਜਰ ਸਿੰਘ ਪੰਜਾਬੀ
96467-71776

ਕੱਢਣ ਤੋਂ ਬਾਅਦ ਸ਼ਾਮ ਨੂੰ ਸੰਗਤ ਗੁ. ਅੰਬ ਸਾਹਿਬ ਵਾਪਸ ਆ ਗਈ। ਸੰਗਤ ਆਪੋ ਆਪਣੇ ਘਰ ਵਾਪਸ



ਚਲੀ ਗਈ। ਭਾਈ ਗੁਰਬਖਸ਼ ਸਿੰਘ ਜੋ ਪਿੰਡ ਠਸਕਾ ਅਲੀ ਜ਼ਿਲ੍ਹਾ ਕੁਰੂਛੇਤਰ, ਹਰਿਆਣਾ ਤੋਂ ਮੰਨ ਵਿਚ ਇਹ ਪੱਕਾ ਬਣਾ ਕੇ ਆਏ ਸਨ ਕਿ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣੀ ਹੀ ਉਨ੍ਹਾਂ ਦਾ ਮੰਤਵ ਹੈ ਪਰ ਇੱਥੋਂ ਬਾਰੇ ਬਹੁਤੀ ਜਾਣਕਾਰੀ ਨਹੀਂ ਸੀ ਤੇ ਇਕਲਾਪਨ ਮਹਿਸੂਸ ਕਰ ਰਹੇ ਸਨ। ਰੋਸ਼ ਪ੍ਰਦਰਸ਼ਨ ਉਪਰੰਤ ਸੰਗਤਾਂ ਤਾਂ ਭਾਵੇਂ ਆਪੋ ਆਪਣੇ ਘਰਾਂ ਨੂੰ ਚਲੀਆਂ ਗਈਆਂ ਸਨ ਪਰ ਗੁ. ਅੰਬ ਸਾਹਿਬ ਵਿਚ ਲੱਗੇ ਛੋਟੇ ਜਿਹੇ ਟੈਂਟ ਵਿਚ ਭਾਈ ਗੁਰਬਖਸ਼ ਸਿੰਘ ਬੈਠ ਗਏ ਜਿਨ੍ਹਾਂ ਦੇ ਨਾਲ ਗੁਰ ਆਸਰਾ ਟ੍ਰੱਸਟ ਦੀ ਮੁੱਖੀ ਬੀਬੀ ਕੁਲਬੀਰ ਕੌਰ ਧਾਮੀ ਅਤੇ ਏਕ ਨੂਰ ਟ੍ਰੱਸਟ ਅੰਮ੍ਰਿਤਸਰ ਦੀ ਮੁੱਖੀ ਬੀਬੀ ਮਨਜੀਤ ਕੌਰ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਦੋਵੇਂ ਟ੍ਰੱਸਟਾਂ ਦੀਆਂ ਬੱਚੀਆਂ ਨਾਲ ਉੱਥੇ ਹੀ ਡੱਟ ਗਈਆਂ।

ਮੋਰਚਾ ਲੰਬਾ ਚੱਲਿਆ ਪਰ ਮੋਰਚਾ ਤੇਜ਼ ਕਰਨ ਲਈ ਦਿਨ ਰਾਤ ਸੰਘਰਸ਼ ਕਰਨਾ ਪਿਆ ਕਈ ਤਕਲੀਫ਼ਾਂ ਦਾ ਸਾਹਮਣਾ ਕਰਦਿਆਂ ਆਖ਼ਰ ਮੋਰਚਾ ਤਿੱਖਾ ਹੋਣ ਲੱਗਾ। ਜਿਸ ਵਿਚ ਪੂਰੇ ਭਾਰਤ ਤੋਂ ਵੱਡੇ ਵੱਡੇ ਜੱਥਿਆਂ ਦੇ ਰੂਪ ਵਿਚ ਸੰਗਤਾਂ ਦਾ ਪੰਹੁਚਣ ਲੱਗੀਆਂ। ਮੋਰਚਾ ਬਹੁਤ ਵਿਸ਼ਾਲ ਹੋ ਗਿਆ। ਉਸ ਸਮੇਂ ਦੀ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਪਣਾ ਤਖ਼ਤਾ ਪਲਟਦਾ ਨਜ਼ਰ ਆਉਣ ਲੱਗਾ ਸੀ ਤੇ ਆਪਣੇ ਆਪ ਨੂੰ ਵੱਡੇ ਪੰਥਕ ਦਸੱਣ ਵਾਲੇ ਵੀ ਪਹੁੰਚ ਗਏ, ਗਾਇਕ , ਕਲਾਕਾਰ, ਸਿਆਸੀ ਆਗੂ, ਸੰਤ ਸਮਾਜ, ਤਖ਼ਤਾਂ ਦੇ ਜਥੇਦਾਰ, ਧਾਰਮਕ ਆਗੂ ਅਤੇ ਇੰਨਸਾਫ਼ ਪਸੰਦ ਲੋਕ ਪਹੁੰਚਣ ਲੱਗੇ। ਸਰਕਾਰਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲਬਾਤ ਸ਼ੁਰੂ ਕੀਤੀ ਪਰ ਆਖ਼ਰ ਵਿਚ ਮੋਰਚੇ ਨੂੰ ਠਾਹ ਲੱਗਣੀ ਸ਼ੁਰੂ ਹੋ ਗਈ ਤੇ ਭਾਈ ਗੁਰਬਖਸ਼ ਸਿੰਘ ਵੀ ਪੈਰ ਛੱਡਣੇ ਸ਼ੁਰੂ ਹੋ ਗਿਆ। ਬੰਦੀ ਸਿੰਘਾਂ ਦੀ ਪੱਕੀ ਰਿਹਾਈ

ਬਾਕੀ ਸਫ਼ਾ ੨ 'ਤੇ

ਮਹਾਨ ਪ੍ਰਗਤੀਸ਼ੀਲ ਕਾਰਜਾਂ ਦੇ ਪਹਿਲ ਆਰੰਭਕ
ਸਤਿਗੁਰੂ ਰਾਮ ਸਿੰਘ ਜੀ



(ਇਹਨਾਂ ਦੇ ਜਨਮ ਦਿਹਾੜੇ (ਬਸੰਤ ਪੰਚਮੀ) ਉੱਤੇ ਵਿਸ਼ੇਸ਼)

ਸਤਿਗੁਰੂ ਰਾਮ ਸਿੰਘ ਜੀ ਦਾ ਪਾਵਨ ਅਵਤਾਰ ਉਹਨਾਂ ਪਰਿਸਥਿਤੀਆਂ ਵਿਚ ਹੋਇਆ ਜਦੋਂ ਪਾਪ, ਜਬਰ, ਜ਼ੁਲਮ, ਅਤਿਆਚਾਰ ਅਤੇ ਝੂਠ ਦਾ ਬੋਲ-ਬਾਲਾ ਹੋ ਗਿਆ ਸੀ। ਖਾਲਸਾ, ਦਸ਼ਮੇਸ਼ ਪਿਤਾ ਦੀਆਂ ਰਹਿਤਾਂ ਨੂੰ ਵਿਸਾਰ, ਕੁਕਰਮਾਂ ਅਤੇ ਕੁਰਹਿਤਾਂ ਦੀ ਦਲਦਲ ਵਿਚ ਫੱਸ ਗਿਆ ਸੀ। ਸਿੱਖ, ਰਾਜਸੀ ਤੌਰ ਤੇ ਅੰਗਰੇਜਾਂ ਦੇ ਅਧੀਨ ਹੋਣ ਦੇ ਨਾਲ ਆਤਮਿਕ ਅਤੇ ਮਾਨਸਿਕ ਤੌਰ ਤੇ ਵੀ ਅੰਗਰੇਜਾਂ ਦੇ ਸਭਿਆਚਾਰ ਨੂੰ ਪੂਰੀ ਤਰ੍ਹਾਂ ਕਬੂਲ ਚੁੱਕੇ ਸੀ ਬਲਕਿ 'ਜੁਗ ਜੁਗ ਰਾਜ ਸਵਾਯਾ ਟੋਪੀ ਵਾਲੇ ਦਾ' ਆਮ ਧਾਰਮਿਕ ਸਮਾਗਮਾਂ ਤੇ ਪੜ੍ਹਿਆ ਜਾਣ ਲੱਗ ਪਿਆ ਸੀ। ਠੀਕ ਉਸ ਸਮੇਂ ਸਤਿਗੁਰੂ ਰਾਮ ਸਿੰਘ ਜੀ ਨੇ ਪਿੰਡ ਰਾਈਆਂ,ਜਿਲਾ ਲੁਧਿਆਨਾ ਵਿਖੇ ਮਾਘ ਸੁਦੀ ਪੰਚਮੀ, ਸੰਮਤ 1872 ਬਿਕ੍ਰਮੀ ਮੁਤਾਬਕ 3 ਫਰਵਰੀ ਸੰਨ 1816 ਈ., ਦਿਨ ਵੀਰਵਾਰ ਬਸੰਤ ਪੰਚਮੀ ਵਾਲੇ ਦਿਨ ਅਵਤਾਰ ਧਾਰਨ ਕੀਤਾ। ਆਪ ਜੀ ਦਾ ਅਵਤਾਰ ਬਹੁਤ ਹੀ ਸਾਧਾਰਨ ਜਿਹੇ ਪਰਿਵਾਰ ਵਿਚ ਪਿਤਾ ਜੱਸਾ ਸਿੰਘ ਜੀ ਅਤੇ ਮਾਤਾ ਸਦਾ ਕੌਰ ਜੀ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਨੇ ਸਤਿਗੁਰੂ ਗੋਬਿੰਦ ਸਿੰਘ ਜੀ ਦੁਆਰਾ ਦੱਸੀ ਹੋਈ ਮਰਿਆਦਾ ਨੂੰ ਲੋਕਾਂ ਵਿਚ ਫਿਰ ਤੋਂ ਪ੍ਰਚਲਿਤ ਕੀਤਾ, ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕਰਕੇ ਧਰਮ ਦਾ ਪ੍ਰਚਾਰ ਸ਼ੁਰੂ ਕੀਤਾ। ਅਲਮਾਰੀਆਂ ਵਿਚ ਬੰਦ ਪਈਆਂ ਸ੍ਰੀ ਆਦਿ ਗ੍ਰੰਥ ਸਾਹਿਬ ਜੀ ਦੀਆਂ ਬੀੜਾਂ ਨੂੰ ਆਪਣੇ ਦਸਤਾਰੇ ਨਾਲ ਸਾਫ ਕਰਕੇ ਧਰਮਸ਼ਾਲਾ ਦੀ ਸਫਾਈ ਕਰਵਾ, ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਵਾਇਆ ਅਤੇ ਲੋਕਾਂ ਨੂੰ ਗੁਰਬਾਣੀ ਪੜ੍ਹ ਕੇ ਉਸ ਅਨੁਸਾਰ ਜੀਵਨ ਜਿਉਣ ਅਤੇ ਨਾਮ ਦਾ ਜਾਪ ਕਰਨ ਲਈ ਕਿਹਾ, ਇਸ ਲਈ ਆਪ ਜੀ ਦੇ ਸੇਵਕ 'ਨਾਮਧਾਰੀ' ਅਖਵਾਏ। ਆਪ ਜੀ ਨੇ 1859 ਈਸਵੀ ਵਿੱਚ ਸਭ ਤੋਂ ਪਹਿਲਾਂ ਦੀਵਾਨ ਬੂਟਾ ਸਿੰਘ ਦੇ ਛਾਪੇਖਾਨੇ ਤੋਂ ਸ੍ਰੀ ਆਦਿ ਗ੍ਰੰਥ ਸਾਹਿਬ ਦੀ ਛਪਾਈ ਕਰਵਾਕੇ ਪਵਿੱਤਰ ਬੀੜਾਂ ਵੀ ਪ੍ਰਕਾਸ਼ਿਤ ਕਰਵਾਈਆਂ ਤਾਂ ਕਿ ਲੋਕ ਗੁਰਬਾਣੀ ਪੜ੍ਹ ਕੇ ਗਿਆਨਵਾਨ ਬਣਨ। ਆਪ ਜੀ ਦਾ ਪ੍ਰਚਾਰ ਇੰਨਾ ਹਰਮਨ ਪਿਆਰਾ ਸੀ ਕਿ ਜਿੱਥੇ ਆਪ ਜੀ ਨੂੰ ਪੁਰਾਤਨ ਸਿੱਖੀ ਵਿਚੋਂ ਕੇਵਲ ਢਾਈ ਸਿੱਖ ਹੀ ਮਿਲੇ ਸੀ ਉਥੇ ਹੁਣ ਆਪ ਜੀ ਦੇ ਜਤਨਾਂ ਨਾਲ ਥੋੜੇ ਹੀ ਸਮੇਂ ਵਿਚ ਲੱਖਾਂ ਹੀ ਇਸਤਰੀਆਂ ਅਤੇ ਪੁਰਸ਼ਾਂ ਨੇ ਭਜਨ ਪੁੱਛ ਕੇ ਅਤੇ ਅੰਮ੍ਰਿਤ ਛੱਕ ਕੇ ਸਿੱਖੀ ਮੰਡਲ ਵਿਚ ਪ੍ਰਵੇਸ਼ ਕਰ ਲਿਆ। ਪੰਜਾਬੀ ਦੇ ਨਿਰਪੱਖ ਅਤੇ ਪ੍ਰਸਿੱਧ ਲਿਖਾਰੀ ਸ੍. ਗੁਰਬਖਸ਼ ਸਿੰਘ ਜੀ ਪ੍ਰੀਤ ਲੜੀ ਵਾਲੇ ਇਕ ਲੇਖ ਵਿਚ ਸਤਿਗੁਰੂ ਰਾਮ ਸਿੰਘ ਜੀ ਬਾਰੇ ਇਸ ਤਰ੍ਹਾਂ ਲਿਖਦੇ ਹਨ : ਉਨ੍ਹਾਂ ਦੀ ਸ਼ਖ਼ਸੀਅਤ ਵਿਚ ਇਹੋ ਜਿਹਾ ਚਮਤਕਾਰ ਸੀ ਕਿ ਉਨ੍ਹਾਂ ਦੇ ਸ਼ਬਦਾਂ ਉਤੇ ਕੋਈ ਦੁਨੀਆ ਪੱਲਰਦੀ ਦਿਸਦੀ ਸੀ। ਪ੍ਰਸਿੱਧ ਇਤਿਹਾਸਕਾਰ ਡਾ. ਸਰ ਗੋਕੁਲ ਚੰਦ ਨਾਰੰਗ ਦੇ ਹਵਾਲੇ ਨਾਲ ਭਗਤ ਸਿੰਘ ਆਪਣੇ ਲੇਖ ਵਿਚ ਲਿਖਦੇ ਹਨ ਕਿ "ਨਾਰੰਗ ਸਾਹਿਬ ਦੀ ਦਾਦੀ ਦਾ ਭਰਾ ਮਾੜੇ ਚਲਣ ਵਾਲਾ ਅਤੇ ਹੁੱਕਾ ਪੀਣ ਦੀ ਆਦਤ ਵਾਲਾ ਬੰਦਾ ਸੀ ਪਰ ਗੁਰੂ ਜੀ ਦੇ ਦਰਸ਼ਨਾਂ ਨਾਲ ਉਸ ਦਾ ਜੀਵਨ ਇਕ ਦਮ ਬਦਲ ਗਿਆ। ਇਤਿਹਾਸ ਅਤੇ ਵਿਅਕਤੀ ਦੇ ਪ੍ਰਸੰਗ ਵਿਚ ਇਤਿਹਾਸ ਦੀਆਂ ਧਾਰਾਵਾਂ ਨੂੰ ਬਦਲਣ ਵਾਲੀਆਂ ਸ਼ਖਸੀਅਤਾਂ ਦੀ ਕਤਾਰ ਵਿਚ ਸਤਿਗੁਰੂ ਰਾਮ ਸਿੰਘ ਖਲੋਤੇ ਨਜ਼ਰ ਆਉਂਦੇ ਹਨ।"

ਆਪ ਜੀ ਨੇ ਸਮਾਜ ਅਤੇ ਪੰਥ ਦੇ ਸੁਧਾਰ ਲਈ ਕਈ ਪ੍ਰਕਾਰ ਦੇ ਨਾਮਧਾਰੀ ਅਸੂਲ ਬਣਾਏ ਜਿਨ੍ਹਾਂ ਵਿੱਚ ਸਦਾਚਾਰਕ, ਸਮਾਜਿਕ, ਰਾਜਨੀਤਿਕ, ਧਾਰਮਿਕ ਹਰ ਪੱਖੋਂ ਸੁਧਾਰ ਅਤੇ ਆਜ਼ਾਦੀ ਸੰਗਰਾਮ ਲਈ ਮੁੱਖ ਭੂਮਿਕਾਵਾਂ ਸ਼ਾਮਲ ਸਨ। ਆਪ ਜੀ ਨੇ ਉਸ ਸਮੇਂ ਦੀ ਨਜ਼ਾਕਤ ਨੂੰ ਵੇਖਦੇ ਹੋਏ, ਮਹਾਨ ਪ੍ਰਗਤੀਸ਼ੀਲ ਕਾਰਜਾਂ ਦੀ ਆਰੰਭਤਾ ਕੀਤੀ, ਜਿਸ ਨਾਲ ਸਮਾਜਿਕ ਕੁਰੀਤੀਆਂ ਖਤਮ ਹੋਣ ਦੇ ਨਾਲ-ਨਾਲ ਅਜ਼ਾਦੀ ਦਾ ਰਾਹ ਵੀ ਸੁਖਾਲਾ ਹੋਇਆ:

ਆਪ ਜੀ ਨੇ 1857 ਈ. ਵਿਚ ਹਿੰਸਾ ਅਤੇ ਅਹਿੰਸਾ ਦੋਨਾਂ ਦੇ ਸੁਮੇਲ ਨਾਲ ਅੰਗਰੇਜਾਂ ਵਿਰੁੱਧ ਸੁਤੰਤਰਤਾ ਸੰਗਰਾਮ ਆਰੰਭ ਕੀਤਾ। ਇਸ ਸਮੇਂ ਦੌਰਾਨ ਹੀ ਅੰਗਰੇਜਾਂ ਦੀ ਇੰਨੀ ਸਖ਼ਤੀ ਸਮੇਂ, ਸਤਿਗੁਰੂ ਗੋਬਿੰਦ ਸਿੰਘ ਜੀ ਦੀ ਸਿੱਖੀ ਨੂੰ ਪ੍ਰਫੁੱਲਿਤ ਕਰਕੇ 13 ਸਾਲਾਂ ਵਿਚ ਹੀ 13 ਲੱਖ ਧਰਮ ਅਤੇ ਦੇਸ਼ ਰੱਖਿਅਕ ਅੰਮ੍ਰਿਤਧਾਰੀ ਖਾਲਸਾ ਸਜਾਇਆ। ਆਪ ਜੀ ਦੁਆਰਾ ਵਿਦੇਸ਼ੀ ਵਸਤੂਆਂ ਦਾ ਪੂਰਨ ਬਹਿਸ਼ਕਾਰ ਕਰਕੇ, ਦੇਸ਼ ਦੀ ਸੁਤੰਤਰਤਾ ਲਈ ਨਾ-ਮਿਲਵਰਤਨ ਲਹਿਰ ਚਲਾਈ। ਅੰਗਰੇਜਾਂ ਦੇ ਬਰਾਬਰ ਸਰਕਾਰ ਕਾਇਮ ਕਰਕੇ, ਆਪਣਾ ਰਾਜ ਪ੍ਰਬੰਧ ਚਲਾਇਆ। ਜੂਨ, 1863 ਈ. ਵਿਚ ਇਸਤਰੀਆਂ ਨੂੰ ਵੀ ਅੰਮ੍ਰਿਤ ਦੀ ਦਾਤ ਬਖਸ਼ ਕੇ, ਪੰਜ ਕਕਾਰਾਂ ਦੇ ਧਾਰਨੀ ਬਣਾ ਕੇ ਸਤਿਕਾਰ ਦਿੱਤਾ। ਬਾਲ ਵਿਆਹ ਬੰਦ ਕਰਵਾਏ ਅਤੇ ਵਿਆਹ ਲਈ 18 ਸਾਲ ਦੀ ਉਮਰ ਸੀਮਾ ਸਖ਼ਤੀ ਨਾਲ ਲਾਗੂ ਕੀਤੀ। ਇਸਤਰੀਆਂ ਦੇ ਸੁਖ ਅਤੇ ਸੁਰੱਖਿਆ ਵਾਸਤੇ ਸਮਾਜ ਵਿਚ ਵਿਧਵਾ ਵਿਆਹ ਜਰੂਰੀ ਕੀਤਾ ਅਤੇ ਵੱਟੇ ਦੇ ਵਿਆਹ ਬੰਦ ਕਰਵਾਏ। ਸਖ਼ਤੀ ਨਾਲ ਲੜਕੀਆਂ ਮਾਰਨੀਆਂ, ਵੇਚਣੀਆਂ ਬੰਦ ਕੀਤੀਆਂ। 3 ਜੂਨ 1863 ਨੂੰ ਸਿੱਖ ਆਨੰਦ ਕਾਰਜ ਮਰਿਆਦਾ ਅਰੰਭ ਕਰਕੇ; ਸਾਦੇ, ਸਸਤੇ ਅਤੇ ਅੰਤਰਜਾਤੀ ਵਿਆਹ ਸ਼ੁਰੂ ਕੀਤੇ।

ਆਪ ਜੀ ਦੁਆਰਾ ਇਸ ਤਰ੍ਹਾਂ ਕਈ ਮਹਾਨ ਕ੍ਰਾਂਤੀਕਾਰੀ ਅਤੇ ਪ੍ਰਗਤੀਸ਼ੀਲ ਕਾਰਜਾਂ ਦੀ ਪਹਿਲ ਕੀਤੀ, ਜਿਸ ਨਾਲ ਦੇਸ਼ਵਾਸੀਆਂ ਵਿਚ ਬਹੁਤ ਜਾਗਰੂਕਤਾ ਆਈ। ਉਹਨਾਂ ਦੇ ਮਹਾਨ ਕਾਰਜਾਂ ਦੀ ਸ਼ੁਰੂਆਤ ਨਾਲ ਹੀ ਅਜ਼ਾਦੀ ਦੇ ਮਹਿਲ ਦੀ ਉਸਾਰੀ ਮੁਕੰਮਲ ਹੋਈ।

ਰੁੱਤ ਬਸੰਤੀ ਵਿਹੜੇ ਆਈ...

ਪ੍ਰੋ ਗੁਰਭਜਨ ਸਿੰਘ ਗਿੱਲ
ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ।

ਰੁੱਤਾਂ ਦੀ ਮਹਾਰਾਣੀ ਹੈ ਬਸੰਤ
ਸਿਆਲ ਦੇ ਅੰਤਲੇ ਸਿਰੇ ਤੇ ਜਦ ਲੋਹੜੀ ਤੇ ਮਾਘੀ ਤੋਂ ਬਾਅਦ ਬਸੰਤ ਰੁੱਤ ਆਉਂਦੀ ਹੈ ਤਾਂ ਪੱਤਝੜ ਵਾਲੇ ਬਿਰਖ਼ਾਂ ਨੂੰ ਫੁਟਾਰਾ ਫੁੱਟਦਾ ਹੈ। ਕਾਇਨਾਤ ਅੰਗੜਾਈ ਲੈਂਦੀ ਹੈ। ਨਵਾਂ ਖ਼ੂਨ ਤੁਰਦਾ ਹੈ ਸਰੀਰਾਂ ਵਿੱਚ। ਜੋਬਨ ਤੇ ਆਉਂਦੇ ਹਨ ਹਰਿਆਵਲੇ ਪੁੰਗਰਦੇ ਵਣ ਤ੍ਰਿਣ। ਕਣਕਾਂ ਬੂਝਾ ਮਾਰਦੀਆਂ, ਸਰੋਂ ,ਤੋਰੀਆ,ਤਾਰਾਮੀਰਾ ਤੇ ਅਲਸੀ ਦੇ ਫੁੱਲ ਖਿੜਦੇ ਇੰਜ ਲੱਗਦੇ ਨੇ ਜਿਵੇਂ ਕੁਦਰਤ ਖਿੜ ਖਿੜ ਹੱਸ ਰਹੀ ਹੈ।
ਆਈ ਬਸੰਤ ਤੇ ਪਾਲ਼ਾ ਉਡੰਤ
ਦਾ ਜ਼ਿਕਰ ਬਚਪਨ ਤੋਂ ਸੁਣਦੇ ਆ ਰਹੇ ਹਾਂ। ਹੁੰਦਾ ਵੀ ਏਦਾਂ ਹੀ ਹੈ ਕਿ ਧਰਤੀ ਅੰਗੜਾਈ ਲੈਂਦੀ ਪ੍ਰਤੀਤ ਹੁੰਦੀ ਹੈ। ਸ਼ਬਦ ਸਾਧਕ ਸਿਰਜਕਾਂ ਨੇ ਇਸ ਰੁੱਤ ਨੂੰ ਆਪਣੇ ਕਾਵਿ ਮੋਤੀਆਂ ਵਿੱਚ ਥਾਂ ਥਾਂ ਪਰੋਇਆ ਹੈ।
ਪਰ ਇਸ ਬਸੰਤ ਰੁੱਤ ਦਾ ਹੀ ਜ਼ਿਕਰ ਗੁਰਬਾਣੀ ਵਿੱਚ ਸਭ ਤੋਂ ਪਹਿਲਾਂ ਭਗਤ ਕਬੀਰ ਜੀ ਨੇ ਕੀਤਾ। ਉਨ੍ਹਾਂ ਲਿਖਿਆ ਕਿ
ਮੌਲੀ ਧਰਤੀ ਮੌਲਿਆ ਆਕਾਸ਼।
ਘਟਿ ਘਟਿ ਮੌਲਿਆ ਆਤਮ ਪ੍ਰਗਾਸ।
ਗੁਰੂ ਨਾਨਕ ਦੇਵ ਜੀ ਨੇ ਵੀ ਇਸ ਰੁੱਤ ਦਾ ਸੋਹਣਾ ਜ਼ਿਕਰ ਕੀਤਾ ਤੇ ਤੀਸਰੇ ਗੁਰੂ ਅਮਰਦਾਸ ਜੀ ਨੇ
ਚੜ੍ਹਿਆ ਬਸੰਤ ਫੂਲੀ ਬਨ ਰਾਇ ਸ਼ਬਦ ਰਾਹੀਂ ਸਾਨੂੰ ਇਸ ਰੁੱਤਾਂ ਦੀ ਮਹਾਰਾਣੀ ਦੇ ਸਾਖ਼ਸ਼ਾਤ ਦਰਸ਼ਨ ਕਰਵਾ ਦਿੱਤੇ।
ਬਸੰਤ ਰੁੱਤ ਦੇ ਆਉਣ ਸਾਰ ਹੀ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਬਸੰਤ ਰਾਗ ਦੇ ਸ਼ਬਦਾਂ ਦਾ ਗਾਇਨ ਸ਼ੁਰੂ ਹੋ ਜਾਂਦਾ ਹੈ। ਹਰ ਰਾਗੀ ਤੇ ਕੀਰਤਨੀਆ ਸਿੰਘ ਬਸੰਤ ਰਾਗ ਦਾ ਗਾਇਨ ਕਿਤੇ ਨਾ ਕਿਤੇ ਜ਼ਰੂਰ ਕਰਦਾ ਹੈ।

ਬਸੰਤੀ ਚੀਰਾ ਤੇ ਬਸੰਤੀ ਚੋਲ਼ੇ ਦਾ ਜ਼ਿਕਰ ਪੰਜਾਬੀ ਕਵਿਤਾ ਵਿੱਚ ਬਾਰ ਬਾਰ ਆਉਂਦਾ ਹੈ। ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਹਮਸਫ਼ਰ ਸੂਰਮਿਆਂ ਨੇ
ਮੇਰਾ ਰੰਗ ਦੇ ਬਸੰਤੀ ਚੋਲ਼ਾ ਗਾ ਕੇ ਸਮੁੱਚੇ ਦੇਸ਼ ਦੀਆਂ ਇਨਕਲਾਬੀ ਸਫ਼ਾਂ ਵਿੱਚ ਜ਼ੁੰਬਸ਼ ਪੈਦਾ ਕਰ ਦਿੱਤੀ ਸੀ।
ਪੰਜਾਬੀ ਸਾਹਿੱਤ ਵਿੱਚ ਸਾਰੇ ਅਨੇਕ ਪ੍ਰਮਾਣੀਕ ਕਵੀਆਂ ਨੇ ਬਸੰਤ ਰੁੱਤ ਦਾ ਸੁੰਦਰ ਜ਼ਿਕਰ ਕੀਤਾ ਹੈ। ਕਿੱਸਾ ਕਵੀਆਂ ਤੇ ਸੂਫ਼ੀ ਕਵੀਆਂ ਨੇ ਇਸ ਰੁੱਤ ਦੇ ਪ੍ਰਸੰਗਕ ਹਵਾਲਿਆਂ ਨਾਲ ਸਮੇਂ ਦੀ ਤਸਵੀਰ ਖਿੱਚੀ ਹੈ।
ਪੰਜਾਬੀ ਕਵੀ ਧਨੀ ਰਾਮ ਚਾਤ੍ਰਿਕ ਜੀ ਦੀ ਕਵਿਤਾ ਵਿੱਚ ਸਭ ਤੋਂ ਵੱਧ ਰੁੱਤਾਂ, ਤਿਉਹਾਰਾ, ਮੇਲਿਆਂ ਤੇ ਲੋਕ ਰਹੁ ਰੀਤਾਂ ਦਾ ਜ਼ਿਕਰ ਮਿਲਦਾ ਹੈ।
ਧਨੀ ਰਾਮ ਚਾਤ੍ਰਿਕ ਜੀ ਲਿਖਦੇ ਹਨ।

ਫੁੱਲਾਂ ਦੀ ਪਟਾਰੀ, ਪੀਲੇ ਭੋਛਣੀਂ ਸ਼ਿੰਗਾਰੀ ;
ਇਹ ਛਲੇਡੇ ਜਿਹੀ ਨਾਰੀ ਕਿਹੜੀ ਚੰਚਲ ਕੁਮਾਰੀ ਹੈ ?

ਪਾਇਲਾਂ ਕੀ ਪਾਵੇ ; ਕਲਾਂ ਸੁੱਤੀਆਂ ਜਗਾਵੇ ਪਈ ;
ਚਿੱਤ ਹੋਇਆ ਚਿੱਤ, ਚੜ੍ਹੀ ਅੱਖਾਂ ਨੂੰ ਖ਼ੁਮਾਰੀ ਹੈ ।

ਰੁੱਖ ਬੂਟੇ, ਫੁਲ ਪੱਤ, ਘਾਹ ਤਿਣ, ਪਸ਼ੂ ਪੰਛੀ ;
ਮੋਹੀ ਸ੍ਰਿਸ਼ਟਿ ਸਾਰੀ ; ਬਾਲ ਬ੍ਰਿਧ, ਨਰ ਨਾਰੀ ਹੈ ।

ਧੱਕਾ ਮਾਰ ਆਖਿਆ ਸੁਗੰਧ ਭਿੰਨੀ ਪੌਣ ਅੱਗੋਂ ;
'ਹਟ ਜਾਓ ਲੋਕੋ ; ਏ ਬਸੰਤ ਦੀ ਸਵਾਰੀ ਹੈ' ।

ਹੁਣ ਗੱਲ ਕਰੀਏ ਬਸੰਤ ਰੁੱਤ ਵਿੱਚ ਆਉਣ ਤੇ ਮਨਾਉਣ ਵਾਲੇ ਤਿਉਹਾਰਾਂ ਦੀ। ਬਸੰਤ ਪੰਚਮੀ ਵਾਲੇ ਦਿਨ ਹੀ ਲਾਹੌਰ ਵਿੱਚ ਵਿਸ਼ਵ ਭਰ ਵਿੱਚ ਸਭ ਤੋਂ ਵੱਧ ਪਤੰਗਾਂ ਚੜ੍ਹਾਈਆਂ ਜਾਂਦੀਆਂ ਹਨ। ਵੀਰ ਹਕੀਕਤ ਰਾਏ ਦੀ ਸ਼ਹਾਦਤ ਵੀ ਬਸੰਤ ਪੰਚਮੀ ਵਾਲੇ ਦਿਨ ਹੀ ਲਾਹੌਰ ਵਿੱਚ ਹੋਈ ਸੀ। ਪੰਜਾਬੀ ਕਵੀ ਅਗਰਾ ਨੇ ਵੀਰ ਹਕੀਕਤ ਰਾਏ ਦੀ ਸ਼ਹਾਦਤ ਬਾਰੇ ਇੱਕ ਵੱਡ ਆਕਾਰੀ ਵਾਰ ਲਿਖੀ ਹੈ।
ਕੂਕਾ ਲਹਿਰ ਦੇ ਬਾਨੀ ਸਤਿਗੁਰੂ ਰਾਮ ਸਿੰਘ ਜੀ ਦਾ ਜਨਮ ਵੀ ਲੁਧਿਆਣਾ ਜ਼ਿਲਭੇ ਦੇ ਪਿੰਡ ਭੈਣੀ ਅਰਾਈਆਂ ਵਿੱਚ ਹੋਇਆ ਹੋਣ ਕਰਕੇ ਹਰ ਸਾਲ ਕੂਕਾ ਨਾਮਧਾਰੀ ਪੰਥ ਹਰ ਸਾਲ ਭੈਣੀ ਸਾਹਿਬ ਵਿਖੇ ਹਰ ਸਾਲ ਬਸੰਤ ਪੰਚਮੀ ਉਤਸਵ ਮਨਾਉਂਦਾ ਹੈ। ਪਿਛਲੇ ਕੁਝ ਸਾਲਾਂ ਤੋਂ ਇਸ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਪੱਧਰ ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਜਿੱਥੇ ਬਸੜਤ ਰਾਗ ਦਾ ਗਾਇਨ ਹੁੰਦਾ ਹੈ ਉਥੇ ਕਵੀ ਕਵੀਸ਼ਰ ਬਸੰਤ ਰੁੱਤ ਮਹਿਮਾ ਗਾਨ ਕਰਦੇ ਹਨ।

ਇਸਨੂੰ ਕਈ ਲੋਕ ਸਰਸਵਤੀ ਪੂਜਨ ਜਾਂ ਸ਼੍ਰੀਪੰਚਮੀ ਵੀ ਕਹਿੰਦੇ ਹਨ ਜੋ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ।
ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੁਰਾਤਨ ਪੰਜਾਬ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ। ਲੁਧਿਆਣਾ ਵਿੱਚ ਭਾਈ ਵਾਲਾ ਗੁਰਦਵਾਰਾ ਪਿੰਡ ਦਾਦ ਤੋਂ ਇਲਾਵਾ ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ।
ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦੇ ਚਾਅ ਦਾ ਪ੍ਰਗਟਾਅ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਚ ਉੱਡਦੀਆਂ ਮਨਾਂ ਨੂੰ ਤਰੰਗਿਤ ਕਰਦੀਆਂ ਹਨ। ਰੰਗ ਬਰੰਗੀਆਂ ਪਤੰਗਾਂ ਨੂੰ ਗੁੱਡੇ ਗੁੱਡੀਆਂ ਵੀ ਕਿਹਾ ਜਾਂਦਾ ਹੈ। ਨੀਲਾ ਅੰਬਰ ਗੁੱਡੇ ਗੁੱਡੀਆਂ ਨਾਲ਼ ਭਰ ਜਾਂਦਾ ਹੈ।ਆਕਾਸ਼ ਵਿਸ਼ਾਲ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੇ ਗੁੱਡੇ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਕਰ ਰਿਹਾ ਹੁੰਦਾ ਹੈ। ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ।
ਬਸੰਤ ਪੰਚਮੀ ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ: ??????????) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ।[2] ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ 'ਸੁਵੰਨਤਾ' ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ। ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ। ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ।
ਪੰਜਾਬੀ ਕਵੀ, ਦੇਸ਼ ਭਗਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਜੀ ਦੀ ਇਹ ਰੁਬਾਈ ਸਾਨੂੰ ਬਸੰਤ ਰੁੱਤ ਦੇ ਮਾਹੌਲ ਨਾਲ ਜਾਣੂੰ ਕਰਵਾਉਂਦੀ ਹੈ।

ਰੁਤ ਬਸੰਤ ਨਵਾਂ ਰਸ ਪਾਇਆ,ਹਰ ਬੂਟੇ ਹਰ ਡਾਲੀ ।
ਹਰ ਸ਼ੈ ਦੇ ਵਿੱਚ ਜੋਬਨ ਖੇੜਾ,ਹਰ ਸ਼ੈ ਦੇ ਵਿਚ ਲਾਲੀ ।
ਕਲੀਆਂ ਹੱਸੀਆਂ, ਗੁੰਚੇ ਮਹਿਕੇ,ਮੌਲੇ ਜੰਗਲ ਬੇਲੇ;
ਪਰ ਸੁੱਕੇ ਉਹ ਰਹੇ ਅਭਾਗੇ,ਜੜ੍ਹ ਨਾ ਜਿਨ੍ਹਾਂ ਸੰਭਾਲੀ।
ਪ੍ਰੋ ? ਮੋਹਨ ਸਿੰਘ ਵਰਗੇ ਆਧੁਨਿਕ ਤੇ ਸਮਰੱਥ ਕਵੀ ਨੇ ਵੀ ਬਸੰਤ ਰੁੱਤ ਨੂੰ ਆਪਣੀ ਕਵਿਤਾ ਵਿੱਚ ਥਾਂ ਪਰ ਥਾਂ ਪਰੋਇਆ ਹੈ।

ਕਜਦੀ ਹਜ਼ਾਰ-ਦਾਨੀ ਜਦ ਉਝੜ ਅਤੇ ਪਹੇ,
ਫੁੱਲ ਆੜੂਆਂ ਨੂੰ ਲੱਗਦੇ ਕੱਚ ਰੱਤੜੇ ਜਿਹੇ,
ਖ਼ੁਸ਼ਬੂਆਂ ਨਾਲ ਲੱਦੀ 'ਵਾ ਜਦੋਂ ਵਹੇ,
ਕਹਿੰਦੇ ਹਾਂ, ਵਾਹ ਬਹਾਰ ਦਾ ਮੌਸਮ ਸੁਹਾਵਣਾ,
ਕੁਦਰਤ ਦਾ ਡੋਲੇ ਰੰਗਲੇ ਵਿਚ ਪੈ ਕੇ ਆਵਣਾ ।

ਆਏ ਜਦੋਂ ਜਵਾਨੀ ਨਾ ਭੋਂ ਤੇ ਲਗੇ ਤਲੀ,
ਦੱਗੇ ਸਰੀਰ ਭਾਰੇ ਵਿਚ ਜਿਉਂ ਸੋਨੇ ਦੀ ਡਲੀ,
ਨਾੜਾਂ ਦੇ ਵਿਚ ਮਚਲਦੀ ਰੱਤ ਸ਼ੋਖ਼ ਤੇ ਬਲੀ,
ਕਹਿੰਦੇ ਹਾਂ, ਵਾਹ ਜਵਾਨੀ ਦਾ ਮੌਸਮ ਸੁਹਾਵਣਾ,
ਮੱਲੋ ਮਲੀ ਅਕਾਸ਼ਾਂ ਦਾ ਬਣਨਾ ਪਰਾਹੁਣਾ ।

ਜਦ ਹੁਸਨ ਦਾ ਜਵਾਨੀ ਉਤੇ ਵਾਰ ਹੋਵੰਦਾ,
ਲੂੰ ਲੂੰ ਹੈ ਨਾਲ ਇਸ਼ਕ ਦੇ ਸਰਸ਼ਾਰ ਹੋਵੰਦਾ,
ਇਕ ਚਿਹਰਾ ਹੀ ਪ੍ਰੇਮੀ ਲਈ ਸੰਸਾਰ ਹੋਵੰਦਾ,
ਤਾਂ ਕਹਿੰਦੇ ਹਾਂ, ਬਹਾਰ ਨਾ ਚੇਤਰ ਨਾ ਸਾਵਣਾ,
"ਕੀ ਹੈ ਬਹਾਰ ? ਉਸ ਦਾ ਬਨੇਰੇ ਤੇ ਆਵਣਾ ।"

ਹੁਣ ਵੀ ਮੈਂ ਮੰਨਦਾ ਇਨ੍ਹਾਂ ਤਿੰਨਾ ਬਹਾਰਾਂ ਨੂੰ,
ਕੁਦਰਤ ਦਿਆਂ ਨਿਖਾਰਾਂ, ਜਵਾਨੀ ਦੇ ਪਿਆਰਾਂ ਨੂੰ,
ਨਾਲੇ ਹੁਸਨ ਦੇ ਵਾਰਾਂ, ਉਭਾਰਾਂ ਵੰਗਾਰਾਂ ਨੂੰ,
ਯਾਰੋ ਕਿਸੇ ਬਹਾਰ ਨੂੰ ਹੈ ਕੀ ਮਨਾਵਣਾ ?
ਜਦ ਤਕ ਹੈ ਇਹ ਨਿਜ਼ਾਮ ਬਹਾਰਾਂ-ਮੁਕਾਵਣਾ ।
ਪ੍ਰੋ ? ਪੂਰਨ ਸਿੰਘ ਜੀ ਵੀ ਆਪਣੀ ਸ਼ਾਇਰੀ ਵਿੱਚ ਬਸਤ਼ਤ ਰੁੱਤ ਦਾ ਬੜਾ ਸੋਹਣਾ ਜ਼ਿਕਰ ਕਰਦੇ ਹਨ। ਉਨ੍ਹਾਂ ਦੀ ਆਜ਼ਾਦ ਨਜ਼ਮ ਦਾ ਖੇੜਾ ਹੋਰ ਵੀ ਸੁਰਾਂਗਲਾ ਪ੍ਰਤੀਤ ਹੁੰਦਾ ਹੈ।
ਬਸੰਤ ਆਈ ਸਭ ਲਈ,
ਮੇਰੀ ਬਸੰਤ ਕਿੱਥੇ ਗਈ ?
ਬੇਲ ਬੇਲ ਬੂਟਾ ਭਰਿਆ ਸ਼ਗੂਫ਼ਿਆਂ,
ਆੜੂ ਦੇ ਊਦੇ ਫੁੱਲ,
ਹਾੜ੍ਹੀਆਂ ਦੇ ਗੁਲਾਬੀ ਚਿੱਟੇ,
ਨਾਲ ਮਿਲੇ ਸਾਵੇ ਨਵੇਂ ਨਿੱਕੇ ਪੱਤੇ ।
ਪੱਤੇ ਡਾਲੀਆਂ ਦੇ ਕੋਈ ਨਾਂਹ,
ਫੁੱਲ ਫੁੱਲ ਸਾਰੇ,
ਪਏ ਵਾਂਗ ਬਰਫ਼ ਦੇ ਫੁੱਲ ਉਹ ।
ਫੁੱਲਾਂ ਦਾ ਇਕੱਠ ਲੱਗੇ ਜਿਵੇਂ ਟੰਗੇ ਕਿਸੇ ਆਣ ਉੱਥੇ ਬੱਦਲ ਚਿੱਟੇ,
ਜਿਹੜੇ ਲਾਲ ਕੀਤੇ
ਸਵੇਰ ਸਾਰ ਦੀਆਂ ਗੁਲਾਬੀ ਲਾਲੀਆਂ ।

੨
ਹਵਾਵਾਂ ਨਸ਼ੇ ਪੀਤੇ,
ਭਰ ਭਰ ਪਿਆਲੀਆਂ,
ਝੂਮਦੀਆਂ ਨਸ਼ੀਲੀਆਂ,
ਟੰਗਾਂ ਉਨ੍ਹਾਂ ਦੀਆਂ ਲੜਖੜਾਂਦੀਆਂ ।
ਫੁੱਲਾਂ ਨੂੰ ਛੁਹ ਛੁਹ, ਚੁੰਮ ਚੁੰਮ,
ਨੱਸਣ ਇਧਰ ਉਧਰ,
ਬੇ-ਮੁਹਾਰੀ ਅਲਬੇਲੀਆਂ,
ਤੇ ਮਸਤੀ ਦੇ ਜੋਸ਼ ਵਿਚ
ਪਿਆਰ ਦੀ ਕਚੀਚ ਵਿਚ,
ਉਹ ਫੁੱਲਾਂ ਦੀਆਂ ਪੰਖੜੀਆਂ ਖੋਹ ਖੋਹ, ਝੋਲਾਂ ਭਰ ਭਰ, ਇਧਰ ਉਧਰ, ਹਰ ਥਾਂ ਬਿਨ ਮਤਲਬ ਖਲੇਰਦੀਆਂ ।
ਫੁੱਲਾਂ ਦੀਆਂ ਫੰਕਣੀਆਂ
ਪੁਲਾੜ ਨੀਲੇ ਵਿਚ ਉੱਡਣ
ਜਿਵੇਂ ਫੰਘਾਂ ਵਾਲੀਆਂ ਤਿਤਲੀਆਂ,
ਉੱਡਣ ਮਸਤ ਕੀਤੀਆਂ
ਜਿਵੇਂ ਕਿਸੇ ਪਿਆਰ-ਕੁੱਠੇ ਦੇ
ਦਿਲ ਦੀਆਂ ਉਡਾਰੂ ਜਿਹੀਆਂ,
ਅੱਗ ਦੀਆਂ ਕਿਣਕੀਆਂ ।
ਮਿੱਠੀ ਮਿੱਠੀ ਲਾਲੀਆਂ,
ਰੂਹ ਨੂੰ ਬੁਲਾਂਦੀਆਂ ਭਾਹਾਂ,
ਭਖਾਂ ਤੇ ਰੌਣਕਾਂ ਬਸੰਤ ਦੀਆਂ,
ਅੰਬਾਂ ਦੇ ਬੂਰ, ਝੂ, ਜੂ ਝੂ ਲਟਕਣ ਤੇ ਝੂਮਣ ਜਿਵੇਂ
ਸੁਹਣੀਆਂ ਸਵਾਣੀਆਂ ਦੇ
ਕੰਨਾਂ ਦੇ ਲਟਕਣ
ਸਿਰ 'ਤੇ ਨਾਜ਼ ਨਾਲ ਹਿੱਲਣ ਵਾਲੇ ।
ਅੰਬਾਂ ਦੇ ਬੂਰ ਦੀਆਂ ਸੁਗੰਧੀਆਂ,
ਤੇ ਆੜੂ ਤੇ ਸ਼ਗੂਫ਼ਿਆਂ ਦੀ
ਮੱਧਮ ਖ਼ੁਸ਼ਬੋ ਦੀਆਂ
ਸੁਰਾਂ ਨਾਲ ਮਿਲਦੀਆਂ,
ਸਪਤਮ ਤੇ ਸਰਗਮ ਅਨੇਕ ਸੁਗੰਧੀਆਂ ਬਸੰਤ ਦੀਆਂ ਦੇ ;
ਮਖੋਰੀਆਂ ਉੱਡਦੀਆਂ
ਤੇ ਬੈਠੀਆਂ ਤੇ ਸ਼ਹਿਦ ਚੂਸਦੀਆਂ,
ਨਾਲ ਨਾਲ ਗਾਣ
ਸੁਗੰਧੀਆਂ ਵਿਚ ਤਾਲ ਦਿੰਦੀਆਂ ।
ਇਹ ਸਰਗਮ ਤੇ ਰਾਗ
ਮਨੁੱਖ ਦੇ ਗਲੇ ਥੀਂ ਹੇਠ ਹਿਠਾਹਾਂ ਦੇ, ਜਾਂ ਭਾਵੇਂ ਉਸ ਥੀਂ ਉਤਾਂਹ,
ਪਰੇ ਦੇ ਸਰਗਮ ਵੱਜਦੇ ।
ਮਖੋਰੀਆਂ ਤੇ ਭੋਰੀਆਂ ਦਾ
ਪਿਆਰ ਡਾਢਾ,
ਬੂਰਾਂ ਤੇ ਫੁੱਲਾਂ 'ਤੇ ਉਹ ਸਾਰਾ ਭਾਰ ਆਪਣੀ ਜੱਫ਼ੀ ਦਾ ਪਾਂਦੇ ;
ਲਿਪਟ, ਲਿਪਟ, ਕੋਮਲ ਅੰਗ ਵਾਲੇ ਫੁੱਲਾਂ ਨੂੰ ਤੰਗ ਪਏ ਕਰਦੇ ;
ਪੀੜ ਦਿੰਦੇ ਉਹ ਅਸਹਿ ਜਿਹੇ ਪਿਆਰ ਦੀ,
ਬਸੰਤ ਆਈ ਸਭ ਲਈ,
ਮੇਰੀ ਬਸੰਤ ਕਿੱਥੇ ਗਈ ?
ਬਸੰਤ ਰੁੱਤ ਦੇ ਪੰਜਾਬੀ ਕਵਿਤਾ ਵਿੱਚ ਹਵਾਲਿਆਂ ਦੀ ਤਾਂ ਭਰਮਾਰ ਹੈ ਪਰ ਸਮਾਂ ਸੀਮਾ ਪ੍ਰਵਾਨਗੀ ਨਹੀਂ ਦਿੰਦੀ। ਅੰਤ ਵਿੱਚ ਧਨੀ ਰਾਮ ਚਾਤ੍ਰਿਕ ਜੀ ਦੇ ਬੋਲਾਂ ਨਲ ਹੀ ਇਹ ਗੱਲ ਸਮੇਟਣੀ ਚਾਹਾਂਗਾ।
ਕੱਕਰਾਂ ਨੇ ਲੁੱਟ ਪੁੱਟ ਨੰਗ ਕਰ ਛੱਡੇ ਰੁੱਖ,
ਹੋ ਗਏ ਨਿਹਾਲ ਅੱਜ ਪੁੰਗਰ ਕੇ ਡਾਲੀਆਂ ।
ਡਾਲੀਆਂ ਕਚਾਹ ਵਾਂਗ
ਕੂਲੀਆਂ ਨੂੰ ਜਿੰਦ ਪਈ,
ਆਲ੍ਹਣੇ ਦੇ ਬੋਟਾਂ ਵਾਂਗ
ਖੰਭੀਆਂ ਉਛਾਲੀਆਂ ।
ਬਾਗ਼ਾਂ ਵਿਚ ਬੂਟਿਆਂ ਨੇ
ਡੋਡੀਆਂ ਉਭਾਰੀਆਂ ਤੇ,
ਮਿੱਠੀ ਮਿੱਠੀ ਪੌਣ ਆ ਕੇ
ਸੁੱਤੀਆਂ ਉਠਾਲੀਆਂ ।
ਖਿੜ ਖਿੜ ਹਸਦੀਆਂ ਵੱਸਿਆ
ਜਹਾਨ ਵੇਖ,
ਗੁੱਟੇ ਉੱਤੇ ਕੇਸਰ,
ਗੁਲਾਬ ਉਤੇ ਲਾਲੀਆਂ ।
ਫੁੱਲਾਂ ਭਰੇ ਗਮਲਿਆਂ ਨੂੰ
ਜੋੜਿਆ ਕਤਾਰ ਬੰਨ੍ਹ,
ਹਰੀ ਹਰੀ ਘਾਹ ਦੀ
ਵਿਛਾਈ ਉੱਤੇ ਮਾਲੀਆਂ ।
ਬੁਲਬੁਲ ਫੁੱਲ ਫੁੱਲ,
ਫੁੱਲਾਂ ਦੇ ਸਦੱਕੇ ਲਏ,
ਭੌਰੇ ਲਟਬੌਰਿਆਂ ਨੂੰ
ਆਈਆਂ ਖ਼ੁਸ਼ਹਾਲੀਆਂ ।
ਪੰਛੀਆਂ ਨੇ ਗਾਵਿਆ
ਹਿੰਡੋਲ ਤੇ ਬਸੰਤ ਰਾਗ,
ਚਿਰਾਂ ਪਿਛੋਂ ਰੱਬ ਨੇ ਮੁਰਾਦਾਂ ਨੇ ਵਿਖਾਲੀਆਂ ।
ਕੇਸਰੀ ਦੁਪੱਟੇ ਨੂੰ
ਬਸੰਤ ਕੌਰ ਪਹਿਨ ਜਦੋਂ,
ਡੋਰੇ ਦਾਰ ਨੈਣਾਂ ਵਿਚੋਂ
ਸੁੱਟੀਆਂ ਗੁਲਾਲੀਆਂ ।

ਸਫ਼ਾ ੧ ਦੀ ਬਾਕੀ...

ਸਿੱਖਾਂ ਨੂੰ ਸੰਵਿਧਾਨਕ ...

ਸਰਕਾਰ ਨੇ ਚਲਾਕੀ ਨਾਲ 2012 ਵਿੱਚ ਸੰਪੂਰਨ ਸਿੱਖ ਮੈਰਿਜ ਐਕਟ ਬਣਾਉਣ ਦੀ ਬਜਾਏ ਸਿਰਫ ਰਜਿਸਟਰੇਸ਼ਨ ਸੈਕਸ਼ਨ 6 ਪਾ ਕਿ ਲੂੱਲਾ ਲੰਗੜਾ ਕਰਕੇ, ਇਸ ਵਿਚ ਐਸੀ ਸ਼ਬਦਾਬਲੀ ਦੀ ਵਰਤੋਂ ਕੀਤੀ ਜਿਸ ਨਾਲ ਇਸ ਨੂੰ ਹਿੰਦੂ ਮੈਰਿਜ ਐਕਟ ਦੇ ਅਧੀਨ ਪੱਕੇ ਤੌਰ ਤੇ ਕਰ ਦਿੱਤਾ ਹੈ। ਹੁਣ ਸੋਚੋ ਸਿੱਖਾਂ ਨੂੰ ਸੰਵਿਧਾਨਕ ਅਜ਼ਾਦੀ ਕਿਵੇ ?
ਅਫਸੋਸ ਹੈ ਕਿ ਇਸ ਭਾਰਤ ਅੰਦਰ ਓਹੀ 1860 ਵਾਲਾ ਬੁੱਢਾ ਹੋ ਚੁੱਕਿਆ ਸੰਵਿਧਾਨ, ਓਹੀ ਪੰਜਾਬ ਪੁਲਿਸ ਦੀ ਝਾਲਰ, ਓਹੀ ਡਾਕ ਸੇਵਾ, ਓਹੀ ਨਹਿਰਾਂ ਅਤੇ ਓਹੀ ਭ੍ਰਿਸ਼ਟਾਚਾਰ 'ਚ ਲਿਪਤ ਰੇਲ ਸੇਵਾ ਦੇ ਨਾਲ-ਨਾਲ ਅਲਾਪਿਆ ਜਾ ਰਿਹਾ, ਇੱਕੋ-ਇੱਕ ਰਾਗ ਹਿੰਦੀ, ਹਿੰਦੂ ਤੇ ਹਿੰਦੋਸਤਾਨ ਭਾਰਤ ਲਈ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਲੋਕਤੰਤਰ ਦੇ ਰਾਖੇ ਸੁਪਰੀਮ ਕੋਰਟ ਦੇ ਮੁੱਖ ਜੱਜ 2018 ਵਿੱਚ ਪ੍ਰੈਸ ਨੂੰ ਇਹ ਬਿਆਨ ਦੇ ਰਹੇ ਹਨ ਕਿ ਭਾਰਤ ਦੀ ਸੁਪਰੀਮ ਕੋਰਟ ਵਿਚ ਸਭ ਅੱਛਾ ਨਹੀਂ ਹੈ ਹੁਣ ਸੋਚੋ ਫਿਰ ਸਿੱਖਾਂ ਨੂੰ ਸੰਵਿਧਾਨਕ ਅਜ਼ਾਦੀ ਕਿਵੇ ?
2018 ਵਿੱਚ ਨਵਾਂ ਸ਼ਹਿਰ ਦੀ ਇਕ ਅਦਾਲਤ ਨੇ ਤਿੰਨ ਸਿੱਖ ਨੌਜਵਾਨਾਂ ਭਾਈ ਅਰਵਿੰਦਰ ਸਿੰਘ (29), ਸੁਰਜੀਤ ਸਿੰਘ (27), ਰਣਜੀਤ ਸਿੰਘ (29) ਨੂੰ ਉਮਰ ਕੈਦ ਤੇ ਨਾਲ ਇਕ-ਇਕ ਲੱਖ ਰੁਪਏ ਜ਼ੁਰਮਾਨਾ ਕੀਤਾ। ਦੋਸ਼ ਸਿਰਫ ਇਹ ਸੀ ਕਿ ਉਨਾਂ ਨੇ ਮੌਜੂਦਾ ਸਿੱਖ ਇਤਿਹਾਸ ਨੂੰ ਆਪਣੇ ਕੋਲ ਰੱਖਿਆ ਹੋਇਆ ਸੀ, ਦੱਸੋ ਇਹ ਵੀ ਹੁਣ ਦੇਸ਼ ਧ੍ਰੋਹ ਹੋ ਗਿਆ? ਜਦ ਕਿ ਅਜਿਹੇ ਇਤਿਹਾਸਿਕ ਕਿਤਾਬਚੇ ਆਮ ਹੀ ਲਾਇਬਰੇਰੀਆਂ ਤੇ ਹਰ ਅਖਬਾਰ ਦੇ ਦਫਤਰ ਵਿਚ ਪਏ ਹਨ, ਫਿਰ ਤਾਂ ਸਭ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿਓ, ਕਿਉਂ ਜੁ ਸਰਕਾਰਾਂ ਨੂੰ ਖਤਰਾ ਹੈ ਫ਼ਰਵਰੀ 1986 ਵਿਚ ਨਕੋਦਰ ਵਿਖੇ ਚਾਰ ਸਿੱਖ ਨੌਜਵਾਨ ਲਿੱਤਰਾਂ ਪਿੰਡ ਦੇ ਸ਼ਹੀਦ ਕੀਤੇ ਗਏ, ਜਸਟਿਸ ਗੁਰਨਾਮ ਸਿੰਘ ਕਮਿਸ਼ਨ ਨੇ ਰਿਪੋਰਟ ਤਿਆਰ ਕੀਤੀ ਪਰ ਅੱਜ ਤੱਕ ਨਾ ਤਾਂ ਜਨਤਕ ਹੋਈ ਤੇ ਨਾ ਹੀ ਕਿਸੇ ਸਰਕਾਰ ਨੇ ਉਸ 'ਤੇ ਕੋਈ ਕਾਰਵਾਈ ਕੀਤੀ ਹੁਣ ਸੋਚੋ ਸਿੱਖਾਂ ਨੂੰ ਸੰਵਿਧਾਨਕ ਅਜ਼ਾਦੀ ਕਿਵੇ ?
ਭਾਰਤ ਅੰਦਰ 1947 ਤੋਂ ਹੁਣ ਤੱਕ "ਸੰਘੀ ਸੋਚਾਂ" ਹੀ ਕਾਬਜ਼ ਰਹੀਆਂ ਤੇ ਹਮੇਸ਼ਾ ਹੀ ਘੱਟ ਗਿਣਤੀਆਂ ਨੂੰ ਮਸਲਣ ਦੀ ਫਿਰਾਕ 'ਚ ਰਹੀਆਂ ਤੇ ਰਹਿ ਰਹੀਆਂ ਹਨ। ਜੇਕਰ 1947 ਤੋਂ ਅੱਜ ਤੱਕ ਦਾ ਪੰਛੀ ਝਾਤ ਸਰਵੇਖਣ ਕਰੀਏ ਤਾਂ ਇਸ ਆਜ਼ਾਦ ਭਾਰਤ (ਹਿੰਦੋਸਤਾਨ) ਵਿਚ ਜੇਕਰ ਕੋਈ ਤਰੱਕੀ ਹੋਈ ਹੈ ਤਾਂ ਉਹ ਸਿਰਫ ਕੱਟੜਵਾਦ, ਰੂੜੀਵਾਦ, ਬੇਰੁਜ਼ਗਾਰੀ, ਭੁੱਖਮਰੀ, ਨਸ਼ੇ, ਖੁਦਕਸ਼ੀਆਂ, ਬਲਾਤਕਾਰ, ਗਰੀਬੀ, ਫਿਰਕਾਪ੍ਰਸਤੀ, ਦੰਗੇ, ਭ੍ਰਿਸ਼ਟਾਚਾਰ, ਜ਼ੁਰਮ, ਅਗਿਆਨਤਾ, ਅੱਤਵਾਦ, ਵੱਖਵਾਦ ਤੇ ਹੁਣ ਗੈਂਗਸਟਰ ਵੀ ਪਲਪ ਹੀ ਨਹੀਂ ਰਹੇ, ਸਗੋਂ ਰਾਜਨੀਤੀ ਵਿਚ ਆਪਣਾ ਸਿੱਧੇ-ਅਸਿੱਧੇ ਦਬਦਬਾ ਵੀ ਬਣਾ ਕੇ ਬੈਠੇ ਹਨ।ਇਨਸਾਫ ਘੱਟ ਗਿਣਤੀਆਂ ਲਈ ਫਾਂਸੀ ਚੜ੍ਹ ਚੁੱਕਾ ਹੈ। ਇਸੇ ਲਈ ਸਿੱਖਾਂ ਵੱਲੋਂ ਇਸ ਗਣਤੰਤਰ ਦਿਵਸ ਨੂੰ "ਵਿਸ਼ਵਾਸ਼ਘਾਤ" ਦਿਵਸ ਵਜੋਂ ਯਾਦ ਕੀਤਾ ਜਾਂਦਾ ਹੈ ਕਿਉਂਕਿ ਸਿੱਖ ਨੂੰ ਸਵਾਏ ਜਰਾਇਮ ਪੇਸ਼ਾ ਤੋਂ ਹੋਰ ਕੁੱਝ ਵੀ ਨਹੀਂ ਸਮਝਿਆ ਜਾਂਦਾ। ਕਾਨੂੰਨ ਮਨੁੱਖਤਾ ਨੂੰ ਸਾਂਭਣ ਲਈ ਹੁੰਦੇ ਹਨ ਨਾ ਕਿ ਤੋੜਨ ਲਈ। ਇਸ ਲਈ 'ਪਾਣੀ' (ਸਿੱਖਾਂ) ਦਾ ਸਬਰ ਪਰਖਣਾ ਬੰਦ ਕੀਤਾ ਜਾਵੇ ਤੇ ਪਾਣੀ (ਖ਼ਾਲਸਾ) ਨੂੰ ਆਪਣੀ ਚਾਲੇ ਚੱਲਣ ਦਿੱਤਾ ਜਾਵੇ ਕਿਉਂਕਿ
ਖਾਲਸਾ ਹੋਵੇ ਖੁਦ ਖੁਦਾ, ਖੂਬੀ ਖੂਬ ਖੁਦਾਇ ॥
ਗੁਰੂ ਮੇਹਰ ਕਰੇ ।

ਸਿੱਖ ਫੌਜੀਆਂ...

ਦੇ ਆਹਮੋ-ਸਾਹਮਣੇ ਮੁਕਾਬਲੇ ਹੋਣ ਲੱਗੇ ਤਾਂ 1990 ਦੌਰਾਨ ਸਿੱਖ ਫ਼ੌਜੀਆਂ ਨੂੰ ਦਸਤਾਰਾਂ ਤੋਂ ਹੇਠਾਂ ਪਹਿਨਣ ਲਈ ਬੁਲਟ ਪਰੂਫ਼ ਪਟਕੇ ਜ਼ਰੂਰ ਪਹਿਨਾਏ ਜਾਣ ਲੱਗੇ ਪਰ ਉਨ੍ਹਾਂ ਦੇ ਨਾਲ ਦਸਤਾਰ ਦੀ ਸ਼ਾਨ ਅਤੇ ਮਰਿਆਦਾ ਵਿਚ ਕੋਈ ਫ਼ਰਕ ਨਹੀਂ ਪੈਂਦਾ।

ਕਾਰਗਿਲ ਜੰਗ ਦੇ ਜੇਤੂ ਸੇਵਾ-ਮੁਕਤ ਬ੍ਰਿਗੇਡੀਅਰ ਐਮ.ਪੀ.ਐੱਸ. ਬਾਜਵਾ ਦੱਸਦੇ ਹਨ ਕਿ ਜੰਗ ਦੇ ਮੈਦਾਨ ਵਿਚ ਸਿੱਖ ਫ਼ੌਜੀਆਂ ਨੂੰ ਉਨ੍ਹਾਂ ਦੇ ਅੰਦਰਲਾ ਸਿੱਖੀ ਦਾ ਜਜ਼ਬਾ ਅਤੇ ਦਸਤਾਰ ਦਾ ਸਵੈਮਾਣ ਹੀ ਦੂਜੇ ਫ਼ੌਜੀਆਂ ਤੋਂ ਨਿਆਰਾਪਨ ਦਿੰਦਾ ਹੈ ਪਰ ਜਦੋਂ ਸਿੱਖ ਫ਼ੌਜੀਆਂ ਨੂੰ ਵੀ ਲੋਹ-ਟੋਪ ਦੇ ਦਿੱਤਾ ਗਿਆ ਤਾਂ ਇਸ ਦੇ ਨਾਲ ਸਿੱਖ ਫ਼ੌਜੀਆਂ ਅੰਦਰ ਲੜਣ ਦਾ ਵਿਰਾਸਤੀ ਜਜ਼ਬਾ ਨਹੀਂ ਰਹੇਗਾ। ਉਹ ਦੱਸਦੇ ਹਨ ਕਿ ਉਨ੍ਹਾਂ 1999 ਵਿਚ 8-ਸਿੱਖ ਰੈਜੀਮੈਂਟ ਦੇ ਕੇਵਲ 50 ਫ਼ੌਜੀਆਂ ਦੇ ਨਾਲ ਹੀ 'ਟਾਈਗਰ ਹਿੱਲ' ਉੱਪਰ ਜਿੱਤ ਪ੍ਰਾਪਤ ਕਰ ਲਈ ਸੀ, ਜਿਸ ਤੋਂ ਬਾਅਦ ਪਾਕਿਸਤਾਨੀ ਫ਼ੌਜ ਦੇ ਜਰਨੈਲ ਦਾ ਇਕ ਬਿਆਨ ਆਇਆ ਸੀ ਕਿ, ਜਿਸ ਵੇਲੇ ਅਸੀਂ ਟਾਈਗਰ ਹਿੱਲ 'ਤੇ ਪੱਗਾਂ ਵਾਲੇ ਸਿੱਖ ਫ਼ੌਜੀਆਂ ਨੂੰ ਜੈਕਾਰੇ ਲਾਉਂਦੇ ਵੇਖਿਆ ਤਾਂ ਸਾਡਾ ਹੌਂਸਲਾ ਉਸੇ ਵੇਲੇ ਹੀ ਪਸਤ ਹੋ ਗਿਆ ਸੀ।

ਸੋ, ਬੁਨਿਆਦੀ ਰੂਪ ਵਿਚ ਲੱਗਦਾ ਹੈ ਕਿ ਸਿੱਖ ਫ਼ੌਜੀਆਂ ਨੂੰ ਲੋਹ-ਟੋਪ ਪਹਿਨਾਉਣ ਦਾ ਮਸਲਾ ਪਛਾਣ ਅਤੇ ਸਿੱਖੀ ਗੌਰਵ ਦੇ ਨਾਲ-ਨਾਲ ਦੇਸ਼ ਸੇਵਾ 'ਚ ਸਮਾਨਤਾ ਦੇ ਮੌਕਿਆਂ 'ਤੇ ਵੀ ਸਵਾਲ ਖੜ੍ਹੇ ਕਰੇਗਾ, ਕਿਉਂਕਿ ਜੇਕਰ ਕੋਈ ਸਿੱਖੀ ਰਹਿਤ ਵਿਚ ਪ੍ਰਪੱਕ ਸਿੱਖ ਜਵਾਨ ਫ਼ੌਜ ਰਾਹੀਂ ਦੇਸ਼ ਦੀ ਸੇਵਾ ਕਰਨਾ ਚਾਹੇਗਾ ਤਾਂ ਲਿਹਾਜ਼ਾ ਉਸ ਤੇ ਅੱਗੇ ਦੇਸ਼ ਸੇਵਾ ਜਾਂ ਧਰਮ, ਦੋਵਾਂ ਵਿਚੋਂ ਇਕ ਚੁਣਨ ਦਾ ਸੰਕਟ ਵੀ ਜ਼ਰੂਰ ਖੜ੍ਹਾ ਹੋਵੇਗਾ। ਜੋ ਵੀ ਹੋਵੇ, ਇਸ ਮਸਲੇ 'ਤੇ ਸਿਹਤਮੰਦ ਵਿਚਾਰ-ਚਰਚਾ ਦੁਆਰਾ ਸੁਖਾਵਾਂ ਹੱਲ ਹੋਣਾ ਚਾਹੀਦਾ ਹੈ।

ਤਲਵਿੰਦਰ ਸਿੰਘ ਬੁੱਟਰ
ਫ਼ੋਨ: 98780-70008.

ਬੰਦੀ ਸਿੰਘਾਂ ਦੀ...

ਪੈਰੋਲ 'ਚ ਬਦਲ ਗਈ, ਜਿਸ ਵਿਚ ਬੁੜੈਲ ਜ਼ੇਲ੍ਹ 'ਚੋਂ ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਲਖਵਿੰਦਰ ਸਿੰਘ ਨਾਰੰਗਵਾਲ ਨੂੰ 25ਸਾਲਾਂ 'ਚ ਪਹਿਲੀ ਵਾਰ 21ਦਿਨਾਂ ਦੀ ਪੈਰੋਲ ਮਿਲੀ। ਭਾਈ ਲਾਲ ਸਿੰਘ ਵੀ ਨਾਭਾ ਜ਼ੇਲ੍ਹ ਤੋਂ ਮਿਲ ਰਹੀ ਪੈਰੋਲ ਦੋਰਾਨ ਗੁ. ਅੰਬ ਸਾਹਿਬ ਪਹੁੰਚੇ। ਉਕਤ ਤਿੰਨਾਂ ਬੰਦੀ ਸਿੰਘਾਂ ਦੀ ਪੈਰੋਲ ਹੋਣ 'ਤੇ ਗੁ. ਅੰਬ ਸਾਹਿਬ ਨਤਮਸਤਕ ਹੋਏ। ਪਰਿਵਾਰਾਂ ਵਿਚ ਖੁਸ਼ੀ ਦੀ ਲਹਿਰ ਸੀ। ਇਸੇ ਦੋਰਾਨ ਭਾਰਤ ਦੀਆਂ ਵੱਖ ਵੱਖ ਜ਼ੇਲ੍ਹਾਂ 'ਚ ਨਜ਼ਰਬੰਦ ਬੁਢਾਪੇ 'ਚ ਪੈਰ ਰੱਖ ਚੁਕੇ ਭਾਈ ਵਰਿਆਮ ਸਿੰਘ, ਭਾਈ ਗੁਰਦੀਪ ਸਿੰਘ ਖੈੜਾ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੇ ਜ਼ੇਲ੍ਹ ਬਦਲੀ ਦੀ ਗੱਲ ਚੱਲੀ ਪਰ ਦੋਵੇਂ ਸਰਕਾਰਾਂ ਨੇ ਮੌਕਾ ਵੇਖਦਿਆਂ ਹੀ ਆਪਣਾਂ ਪੈਂਤੜਾ ਬਦਲ ਲਿਆ ਤੇ ਭਾਈ ਗੁਰਬਖ਼ਸ਼ ਸਿੰਘ ਨੇ ਵੀ ਆਪਣਾ ਬੋਰੀ ਬਿਸਤਰਾ ਗੋਲ ਕਰਕੇ ਖਿਸਕਣ ਦੀ ਕੀਤੀ ਤੇ ਕਿਸੇ ਦੀ ਇਕ ਨਾ ਸੁਣੀ । ਹਰ ਪਾਸਿਓਂ ਇਹੀ ਅਵਾਜ਼ ਕੰਨਾਂ ਵਿਚ ਗੂੰਜਣ ਲੱਗੀ ਜੇ ਪੈਰੋਲ ਹੋ ਗਈ ਤਾਂ ਰਿਹਾਈ ਵੀ ਹੋ ਜਾਵੇਗੀ। ਪਰ ਉਦੋਂ ਆਪਣਿਆਂ ਵਲੋਂ ਹੱਥਾਂ ਨਾਲ ਦਿੱਤੀਆਂ ਗੰਢਾਂ ਅੱਜ ਮੂੰਹ ਨਾਲ ਵੀ ਨਹੀਂ ਖੁੱਲ੍ਹ ਰਹੀਆਂ। ਗੁ: ਅੰਬ ਸਾਹਿਬ ਤੋਂ ਮੋਰਚਾ ਖਤਮ ਕਰ ਗੁਰਬਖ਼ਸ਼ ਸਿੰਘ ਨੇ ਆਪਣੇ ਪਿੰਡ ਠਸਕਾ ਅਲੀ ਸ਼ੁਕਰਾਨਾ ਸਮਾਗਮ ਵੀ ਕਰ ਦਿੱਤਾ। ਪਰ ਕੁਝ ਸਮੇਂ ਬਾਅਦ ਗੁ. ਲਖਨੌਰ ਸਾਹਿਬ ਫਿਰ ਮੋਰਚਾ ਲਾ ਲਿਆ ਆਖ਼ਰ ਆਪਣੀ ਜਾਨ ਛਡਾਉਣ ਲਈ ਉੱਥੋਂ ਵੀ ਭਗੌੜਾ ਹੋ ਗਿਆ ਤੇ ਆਖਰ ਬੰਦੀ ਸਿੰਘਾਂ ਦੀ ਰਿਹਾਈ ਦਾ ਆਰੰਭ ਕੀਤਾ ਕਾਰਜ ਅੱਧ ਵਿਚਾਲੇ ਛੱਡ ਹਮੇਸ਼ਾਂ ਲਈ ਜਹਾਨ ਛੱਡ ਗਏ। ਬਾਪੂ ਸੂਰਤ ਸਿੰਘ ਵੀ ਲਗਾਤਾਰ ਹਾਜ਼ਰੀ ਭਰ ਰਹੇ ਸਨ ਤੇ ਕਈ ਵਾਰ ਕਹਿ ਚੁਕੇ ਸਨ ਕਿ ਜੇ ਗੁਰਬਖਸ਼ ਸਿੰਘ ਭਗੌੜਾ ਹੋ ਗਿਆ ਤਾਂ ਪੰਥ ਦੀ ਖ਼ਾਤਰ ਆਪਣੀ ਜਿੰਮੇਵਾਰੀ ਨਿਭਾਵਾਂਗਾ। ਪਰ 8 ਸਾਲ ਭੁੱਖ ਹੜਤਾਲ , ਮਰਨ ਵਰਤ ਰਖਿਆ ਪਰ ਕੁਝ ਪੱਲੇ ਨਹੀਂ ਪਿਆ।
ਇਸ ਕੌਮੀ ਇੰਨਸਾਫ਼ ਮੋਰਚੇ ਵਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਅਤੇ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਚੰਡੀਗੜ੍ਹ ਦੀਆਂ ਬਰੂਹਾਂ 'ਤੇ 7 ਜਨਵਰੀ 2023 ਨੂੰ ਆਰੰਭੇ ਪੱਕੇ ਮੋਰਚੇ ਪੰਥ ਅਤੇ ਨਾਨਕ ਨਾਮ ਲੇਵਾ ਸੰਗਤ ਦੀ ਵੱਡੀ ਆਮਦ ਸ਼ੁਰੂ ਹੋ ਗਈ ਹੈ ਅਤੇ ਇਹ ਮੋਰਚੇ ਦੇ ਆਗੂਆਂ ਦੀ ਅਗਨ ਪ੍ਰੀਖਿਆ ਵੀ ਹੈ ਕਿਉਂਕਿ ਸੰਗਤਾਂ ਅਤੇ ਸਿੱਖ ਪੰਥ ਕਈ ਵਾਰ ਧੋਖਾ ਖਾ ਚੁੱਕਾ ਹੈ। ਜਿਸ ਕਾਰਨ ਜ਼ੇਲ੍ਹਾਂ 'ਚ ਨਜ਼ਰਬੰਦ ਸਿਆਸੀ ਬੰਦੀ ਸਿੰਘਾਂ ਹਿਰਦੇ ਨੂੰ ਵੀ ਵੱਡੀ ਸੱਟ ਵਜਦੀ ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਹਿਰਦਤਾ ਨਾਲ ਲੱਗੇ ਮੋਰਚੇ ਦੇ ਆਗੂਆਂ ਨੂੰ ਕਿਲੇ ਬੰਦੀ ਬਹੁਤ ਹੀ ਢੰਗ ਨਾਲ ਕਰਨੀ ਪਵੇਗੀ , ਜਿਸ ਵਿਚ ਚਾਪਲੂਸਾਂ, ਗਦਾਰਾਂ, ਹੁਲੱੜਬਾਜਾਂ ਅਤੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣਾ ਪਵੇਗਾ ਨਹੀਂ ਤਾਂ ਜਿੱਥੇ ਸਿੱਖ ਪੰਥ ਨੂੰ ਜਵਾਬ ਦੇਣਾ ਔਖਾ ਹੋ ਜਾਵੇਗਾ ਉੱਥੇ ਸਿੱਖ ਕੌਮ ਦੀ ਪਨੀਰੀ ਅਤੇ ਨੌਜਵਾਨੀ ਨੂੰ ਬਚਾਉਣਾ ਔਖਾ ਹੋ ਜਾਵੇਗਾ। ਨਾਨਕ ਨਾਮ ਲੇਵਾ ਸੰਗਤ ਦਾ ਮੋਰਚੇ ਨੂੰ ਪੂਰਾ ਸਾਥ ਮਿਲ ਰਿਹਾ ਹੈ। ਇਸ ਜੰਗ ਦੇ ਮੈਦਾਨ ਵਿਚ ਇਕ ਕਮਾਂਡਰ ਦੀ ਯੋਗ ਅਗਵਾਈ ਹੀ ਹੋਣੀ ਚਾਹੀਦੀ ਹੈ ਹਰ ਕੰਮ ਅਨੁਸ਼ਾਸ਼ਨ ਵਿਚ ਕੀਤਾ ਜਾਣਾ ਚਾਹੀਦਾ ਹੈ। ਤਾਂ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੂਕੇ ਬੰਦੀ ਸਿੰਘ ਆਪਣੇ ਪਰਿਵਾਰਾਂ ਵਿਚ ਆ ਸਕਣ, ਜ਼ੇਲ੍ਹਾਂ ਤਬਦੀਲ ਹੋ ਸਕਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾ ਸਕਣ। ਮੋਰਚੇ ਵਿਚ ਸਿੱਖ ਪੰਥ ਨੂੰ ਸਮਰਪਤ ਚੰਗੇ ਵਕੀਲ ਅਤੇ ਕਾਨੂੰਨੀ ਸਲਾਹਕਾਰ ਵੀ ਹਨ। ਸਭ ਤੋਂ ਵੱਡੀ ਗੱਲ ਇਹ ਕੌਮੀ ਇਨਸਾਫ਼ ਮੋਰਚਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਚੱਲ ਰਿਹਾ ਹੈ ਆਸ ਹੈ ਕਿ ਅਕਾਲ ਪੁਰਖ ਇਹ ਮੋਰਚਾ ਫ਼ਤਿਹ ਵੀ ਆਪ ਹੀ ਕਰਵਾਉਣਗੇ।

PUNPUN/2018/76931

ਜੁਝਾਰ ਟਾਈਮਜ਼

ਈ-ਮੇਲ : jujhartimes13@gmail.com | www.jujhartimes.in,

ਮੁੱਖ ਸੰਪਾਦਕ/Editor
ਬਲਵਿੰਦਰ ਸਿੰਘ/Balwinder Singh,
ਲੁਧਿਆਣਾ/Ludhiana,
ਵੀਰਵਾਰ/Thrusday,
26 ਜਨਵਰੀ/January 2023
(੧੩ ਮਾਘ ਨਾਨਕਸ਼ਾਹੀ ਸੰਮਤ ੫੫੪)
ਅੰਕ/Issue : 29, ਸਾਲ/Year : 5,
ਮੁੱਲ/Rate : 3 ਰੁਪਏ

Follow Us On & Jujhar Times | Subscribe on Youtube Chanel YouTube Jujhar Times | ੦੧੬੧-੨੪੮੦੯੧੩ 0161-2480913

ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਥ ਸਿੱਖਨੀਤੀ ਦੀ ਲਕੀਰ ਖਿੱਚੇ : ਭਾਈ ਵਡਾਲਾ

ਆਖਿਆ ਸ਼੍ਰੋਮਣੀ ਕਮੇਟੀ ਦੀ ਆਜ਼ਾਦੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਵਿੱਤ੍ਰਤਾ, ਸ੍ਰੀ ਅਕਾਲ ਤਖ਼ਤ ਦੀ ਸੁਤੰਤਰਤਾਂ ਲਈ ਹੋਵੇ ਲਾਮਬੰਦ



ਜੁਝਾਰ ਟਾਈਮਜ਼
ਸ੍ਰੀ ਅੰਮ੍ਰਿਤਸਰ ਸਾਹਿਬ, ੨੫ ਜਨਵਰੀ (ਗੁਰਚਰਨ ਸਿੰਘ): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਬਾਬਤ ਚੱਲ ਰਹੇ ਪੰਥਕ ਹੋਕੇ ਦੌਰਾਨ ਪੰਥਕ ਥੜ੍ਹੇ 'ਤੇ ਅੱਜ ਪਹਿਲਾਂ ਦੀਵਾਨ ਸਜਾਏ ਗਏ, ਸ੍ਰੀ ਸੁਖਮਨੀ ਸਾਹਿਬ ਬਾਕੀ ਸਫ਼ਾ ੧੧ 'ਤੇ

ਸਾਬਕਾ ਵਿਧਾਇਕ ਬੈਂਸ ਨੂੰ ਮਿਲੀ ਹਾਈਕੋਰਟ ਤੋਂ ਜ਼ਮਾਨਤ

ਜੁਝਾਰ ਟਾਈਮਜ਼
ਚੰਡੀਗੜ੍ਹ, ੨੫ ਜਨਵਰੀ (ਰਣਜੀਤ ਸਿੰਘ): ਜਬਰ ਜਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪਿਛਲੇ ਸਾਲ 22 ਦਸੰਬਰ ਨੂੰ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਇਸ ਵਿਧਵਾ ਨੇ 16 ਨਵੰਬਰ 2020 ਨੂੰ ਸਿਮਰਜੀਤ ਬੈਂਸ ਸਣੇ 7 ਜਣਿਆਂ 'ਤੇ ਜਬਰ ਜਨਾਹ ਦੇ ਇਲਜ਼ਾਮ ਲਗਾਏ ਸਨ। ਪੀੜਤ ਨੇ ਦੋਸ਼ ਲਾਇਆ ਸੀ ਕਿ ਵਿਧਾਇਕ ਬੈਂਸ ਨੇ ਘਰ ਦੇ ਪੈਸਿਆਂ ਦਾ ਲੈਣ-ਦੇਣ ਕਰਨ ਬਦਲੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ। 7 ਜੁਲਾਈ 2021 ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨ ਜੀਤ ਸਿੰਘ ਦੀ ਅਦਾਲਤ ਨੇ ਥਾਣਾ ਡਵੀਜ਼ਨ ਨੰਬਰ 6 ਨੂੰ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਸੀ।

ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਵੱਲੋਂ ਗਣਤੰਤਰ ਦਿਵਸ ਦੇ ਸਰਕਾਰੀ ਸਮਾਗਮਾਂ ਦੇ ਬਾਈਕਾਟ ਦਾ ਐਲਾਨ



ਜੁਝਾਰ ਟਾਈਮਜ਼
ਸੰਗਰੂਰ, ੨੫ ਜਨਵਰੀ (ਜਨੂਹਾ: ਫਰੀਡਮ ਫਾਈਟਰ ਉੱਤਰ ਅਧਿਕਾਰੀ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਭਾਗ ਨਹੀਂ ਲੈਣਗੇ। ਇਹ ਐਲਾਨ ਉਨ੍ਹਾਂ ਨੇ 25 ਜਨਵਰੀ ਦੀ ਦੇਰ ਸ਼ਾਮ ਲਹਿਰਾਗਾਗਾ ਨਿਵਾਸੀ ਸਭਾ ਭਵਨ, ਪ੍ਰੇਮ ਬਸਤੀ ਸੰਗਰੂਰ ਵਿਖੇ ਬੁਲਾਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਇਹ ਐਲਾਨ ਉਨ੍ਹਾਂ ਦਾ ਨਿੱਜੀ ਹੈ, ਇਸ ਨਾਲ ਸੰਸਥਾ ਦਾ ਕੋਈ ਸਰੋਕਾਰ ਨਹੀਂ ਹੈ। ਸੰਸਥਾ ਦੇ ਬਾਕੀ ਮੈਂਬਰ ਆਪਣੀ ਇੱਛਾ ਅਨੁਸਾਰ ਸਮਾਗਮ ਬਾਰੇ ਫੈਸਲਾ ਲੈ ਸਕਦੇ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਅੱਜ ਸਾਡੇ ਦੇਸ਼ ਦਾ ਸੰਵਿਧਾਨ ਬਣੇ ਨੂੰ 74 ਸਾਲ ਹੋ ਗਏ ਹਨ ਪਰ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਦੇਸ਼ ਵਿੱਚ 2 ਫੀਸਦੀ ਹੁੰਦਿਆਂ ਹੋਇਆ ਵੀ ਜਿਸ ਸਿੱਖ ਕੌਮ ਨੇ 85 ਫੀਸਦੀ ਕੁਰਬਾਨੀਆਂ ਦਿੱਤੀਆਂ, ਉਸ ਨਾਲ ਪਿਛਲੇ ਬਾਕੀ ਸਫ਼ਾ ੧੧ 'ਤੇ

ਗਣਤੰਤਰ ਦਿਵਸ ਨੂੰ ਸਮਰਪਿਤ ਭਗਤਾ ਭਾਈ ਤੋਂ ਹਰਜੀਤ ਸਿੰਘ ਗਿੱਲ ਵੱਲੋਂ ਵਿਸ਼ੇਸ਼ ਸਪਲੀਮੈਂਟ



ਵੀਰਪਾਲ ਭਗਤਾ, ਪ੍ਰਧਾਨ ਪ੍ਰੈਸ ਕਲੱਬ ਭਗਤਾ | ਪਰਮਪਾਲ ਸਿੰਘ ਸ਼ੈਰੀ ਢਿੱਲੋਂ, ਆਕਸਫੋਰਡ ਸਕੂਲ | ਹਰਗੁਰਪ੍ਰੀਤ ਗਗਨ ਬਰਾੜ, ਆਕਸਫੋਰਡ ਸਕੂਲ | ਦੀਪੂ ਢਿੱਲਵਾਂ, ਸੈਕਟਰੀ ਵੇਰਕਾ | ਰਣਜੀਤ ਸਿੰਘ ਨੰਬਰਦਾਰ, ਰਾਮੂਵਾਲਾ | ਡਾ. ਗੁਰਚਰਨ ਸਿੰਘ ਢਿੱਲੋਂ, ਜਲੰਧਰ ਵਾਲੇ

ਦੋ ਧੰਨਵਾਦੀ ਸ਼ਬਦ

ਮੈਂ ਧੰਨਵਾਦੀ ਹਾਂ ਉਹਨਾਂ ਸੱਜਣਾਂ-ਮਿੱਤਰਾਂ ਦਾ ਜਿਹਨਾਂ ਨੇ ਗਣਤੰਤਰ ਦਿਵਸ 'ਤੇ ਵਿਸ਼ੇਸ਼ ਸਪਲੀਮੈਂਟ ਪ੍ਰਕਾਸ਼ਤ ਕਰਨ ਵਿੱਚ ਮੇਰੀ ਤਹਿ ਦਿਲੋਂ ਮੱਦਦ ਕੀਤੀ । ਉਮੀਦ ਕਰਦਾ ਹਾਂ ਕਿ ਅੱਗੇ ਤੋਂ ਵੀ ਇਸੇ ਤਰ੍ਹਾਂ ਦਿਲ ਖੋਲ ਕੇ ਮੱਦਦ ਮਿਲਦੀ ਰਹੇਗੀ ।



ਹਰਜੀਤ ਸਿੰਘ ਗਿੱਲ
ਪੱਤਰਕਾਰ ਭਗਤਾ ਭਾਈਕਾ
M 94641-40057

ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਸ਼ਨਲ ਵੋਟਰ ਦਿਵਸ ਮਨਾਇਆ



ਲੁਧਿਆਣਾ, ੨੫ ਜਨਵਰੀ (ਪ.ਪ.) : ਅੱਜ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਦੇ ਵਲੰਟੀਅਰਾਂ ਅਤੇ ਅਧਿਆਪਕਾਂ ਵੱਲੋਂ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਪ੍ਰੋਗਰਾਮ ਅਫ਼ਸਰ ਸਰਦਾਰ ਲਖਵੀਰ ਸਿੰਘ ਨੇ ਵਲੰਟੀਅਰਾਂ ਨੂੰ ਵੋਟ ਦੀ ਤਾਕਤ ਅਤੇ ਮਹੱਤਵ ਬਾਰੇ ਜਾਣੂ ਕਰਵਾਇਆ ਅਤੇ ਇਹ ਵੀ ਦੱਸਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੇ ਭਾਰਤ ਦੇ ਨਾਗਰਿਕਾਂ ਨੂੰ ਸੰਵਿਧਾਨ ਰਾਹੀਂ ਵੋਟ ਪਾਉਣ ਦਾ ਅਧਿਕਾਰ ਦੇ ਕੇ ਸਭ ਨੂੰ ਬਰਾਬਰ ਕਰ ਦਿੱਤਾ। ਇਸ ਮੌਕੇ ਸਕੂਲ ਦੇ ਵਾਇਸ ਪ੍ਰਿੰਸੀਪਲ ਸਰਦਾਰ ਬਰਿੰਦਰ ਸਿੰਘ ਨੇ ਵਲੰਟੀਅਰਾਂ ਨੂੰ ਵੋਟ ਪਾਉਣੀ ਇੱਕ ਨੈਤਿਕ ਜ਼ਿੰਮੇਵਾਰੀ ਦੱਸਿਆ। ਇਸ ਮੌਕੇ ਤੇ ਅੰਗਰੇਜ਼ੀ ਦੇ ਲੈਕਚਰਾਰ ਸਰਦਾਰ ਰਾਜਵਿੰਦਰ ਸਿੰਘ ਨੇ ਵਲੰਟੀਅਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਵਧੀਆ ਨੇਤਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਹੋਰ ਸਟਾਫ ਮੈਂਬਰ ਸ੍ਰ ਸਤਪਾਲ ਸਿੰਘ, ਸ਼ਰਨਜੀਤ ਸਿੰਘ, ਸ੍ਰੀਮਤੀ ਹਰਦੀਪ ਕੌਰ, ਸ੍ਰੀਮਤੀ ਰਮਨਪ੍ਰੀਤ ਕੌਰ, ਸ੍ਰੀਮਤੀ ਅਨੂ ਤ੍ਰਨੇਜਾ, ਮਿਸ ਅਰਸ਼ਪ੍ਰੀਤ ਕੌਰ ਅਤੇ ਇਲਾਕੇ ਦੇ ਬੀ.ਐਲ.ਓ ਸਰਦਾਰ ਰੁਪਿੰਦਰ ਸਿੰਘ, ਸ੍ਰੀ ਸਤਦੇਵ ਅਤੇ ਸ੍ਰੀਮਤੀ ਬਲਜੀਤ ਕੌਰ ਵੀ ਹਾਜ਼ਰ ਸਨ।

ਵੋਟ ਦਾ ਸਹੀ ਇਸਤੇਮਾਲ ਹੀ ਲੋਕਤੰਤਰ ਦਾ ਆਧਾਰ : ਡਾ. ਰਮਨ ਸ਼ਰਮਾ

'ਕੌਮੀ ਵੋਟਰ ਦਿਵਸ' ਮੌਕੇ ਸਿਵਲ ਸਰਜਨ ਦਫ਼ਤਰ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਚੁੱਕੀ ਸਹੁੰ




ਜਲੰਧਰ, 25 ਜਨਵਰੀ (ਨਿਰਮਲ ਸਿੰਘ) : ਸਾਡੇ ਸੰਵਿਧਾਨ ਨੇ ਹਰੇਕ ਯੋਗ ਨਾਗਰਿਕ ਨੂੰ ਵੋਟ ਦੇ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ ਜਿਸ ਦੀ ਵਰਤੋਂ ਕਰਕੇ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ। 13ਵੇਂ 'ਕੌਮੀ ਵੋਟਰ ਦਿਵਸ' ਮੌਕੇ ਬੁੱਧਵਾਰ ਨੂੰ ਵੋਟਰਾਂ ਨੂੰ ਭਾਰਤ ਦੀ ਲੋਕਤੰਤਰ ਪ੍ਰਣਾਲੀ ਦੇ ਮਹੱਤਵ ਬਾਰੇ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਰਮਨ ਸ਼ਰਮਾ ਦੀ ਅਗਵਾਈ 'ਚ ਦਫ਼ਤਰ ਸਿਵਲ ਸਰਜਨ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਹੁੰ ਚੁੱਕੀ ਗਈ। ਸਿਵਲ ਸਰਜਨ ਵੱਲੋਂ ਦੱਸਿਆ ਗਿਆ ਕਿ ਲੋਕਤੰਤਰ ਦਾ ਆਧਾਰ ਹੀ ਵੋਟ ਦੇ ਇਸਤੇਮਾਲ 'ਤੇ ਨਿਰਭਰ ਕਰਦਾ ਹੈ ਇਸ ਲਈ ਹਰੇਕ ਨਾਗਰਿਕ ਨੂੰ ਆਪਣੇ ਵੋਟ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਯੋਗ ਨਾਗਰਿਕ ਨੂੰ ਬਿਨਾਂ ਕਿਸੇ ਡਰ, ਲਾਲਚ ਜਾਂ ਭੇਦਭਾਵ ਦੇ ਵੋਟ ਦੇ ਹੱਕ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਹੀ ਦੇਸ਼ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕੀਤਾ ਜਾ ਸਕਦਾ ਹੈ। ਇਸ ਲਈ ਹਰੇਕ ਨਾਗਰਿਕ ਦਾ ਇਹ ਫਰਜ਼ ਬਣਦਾ ਹੈ ਕਿ ਉਹ ਨਿਰਪੱਖ ਹੋ ਕੇ ਵੋਟ ਪਾਵੇ।

ਸਾਬਕਾ ਸਰਪੰਚ ਕੋਲੋਂ ਜੱਗੂ ਭਗਵਾਨਪੁਰੀਆ ਦੇ ਨਾਮ 'ਤੇ ਫਿਰੌਤੀ ਮੰਗਣ ਵਾਲਾ ਭਗੌੜਾ ਪੁਲੀਸ ਨੇ ਕੀਤਾ ਕਾਬੂ



ਜੰਡਿਆਲਾ ਗੁਰੂ, ੨੫ ਜਨਵਰੀ (ਸਿਮਰਤ ਪਾਲ ਸਿੰਘ) : ਇੱਥੋਂ ਨਜ਼ਦੀਕੀ ਪਿੰਡ ਮਹਿਰਬਾਨਪੁਰਾ ਦੇ ਸਾਬਕਾ ਸਰਪੰਚ ਕੋਲੋਂ ਜੱਗੂ ਭਗਵਾਨਪੁਰੀਆ ਦੇ ਨਾਮ ਪਰ ਫਿਰੌਤੀ ਮੰਗਣ ਵਾਲਾ ਭਗੌੜਾ ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਜੰਡਿਆਲਾ ਗੁਰੂ ਪੁਲੀਸ ਨੇ ਕਾਬੂ ਕੀਤਾ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਐਸਐਚਓ ਜੰਡਿਆਲਾ ਗੁਰੂ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਏਐੱਸਆਈ ਰਾਜਬੀਰ ਸਿੰਘ ਤੇ ਉਨ੍ਹਾਂ ਦੀ ਟੀਮ ਨੇ ਵਿਸ਼ੇਸ਼ ਚੈਕਿੰਗ ਦੌਰਾਨ ਸੰਦੀਪ ਸਿੰਘ ਗਾਝਾ ਨੂੰ ਕਾਬੂ ਕੀਤਾ ਹੈ ਉਨ੍ਹਾਂ ਦਸਿਆ ਗਾਝਾ ਦੇ ਖਿਲਾਫ ਅਲੱਗ ਅਲੱਗ ਜੁਰਮਾਂ ਤਹਿਤ ਵੱਖ-ਵੱਖ ਥਾਣਿਆਂ ਵਿੱਚ 11 ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਹਨ ਤੇ ਗਾਝਾ ਨੂੰ ਡਰੱਗ ਕੇਸ ਵਿੱਚ ਅਦਾਲਤ ਵੱਲੋਂ ਭਗੌੜਾ ਘੋਸ਼ਿਤ ਕੀਤਾ ਗਿਆ ਸੀ। ਇੰਸਪੈਕਟਰ ਮੁਖਤਿਆਰ ਸਿੰਘ ਅਤੇ ਏਐੱਸਆਈ ਰਾਜਬੀਰ ਸਿੰਘ ਵੱਲੋਂ ਵੱਖ-ਵੱਖ ਟੀਮਾਂ ਨਾਲ ਘੇਰਾਬੰਦੀ ਕਰਕੇ ਗਾਝਾ ਨੂੰ ਕਾਬੂ ਕੀਤਾ ਗਿਆ ਹੈ। ਐਸ ਐਚ ਓ ਨੇ ਦੱਸਿਆ ਸੰਦੀਪ ਸਿੰਘ ਗਾਝਾ ਵੱਲੋਂ ਗੁਰਪਾਲ ਸਿੰਘ ਸਾਬਕਾ ਸਰਪੰਚ ਪਿੰਡ ਮੇਹਰਬਾਨਪੁਰਾ ਦੇ ਘਰ ਜਾ ਕੇ ਬਿਤੀ 18 ਜਨਵਰੀ ਨੂੰ ਜੱਗੂ ਭਗਵਾਨਪੁਰੀਆ ਦੇ ਨਾਂ ਉਤੇ ਡਰਾ ਧਮਕਾ ਕੇ 10 ਲੱਖ ਦੀ ਫਿਰੌਤੀ ਮੰਗੀ ਗਈ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ਉਸ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਵੀ ਦਿੱਤੀ ਸੀ। ਇਸ ਕਾਰਨ ਇਸ ਦੇ ਖਿਲਾਫ ਥਾਣਾ ਜੰਡਿਆਲਾ ਗੁਰੂ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਐਸਐਚਓ ਨੇ ਦੱਸਿਆ ਸੰਦੀਪ ਤੇ ਮੋਬਾਈਲ ਫੋਨ ਦਾ ਡਾਟਾ ਸਾਈਬਰ ਸੈੱਲ ਵੱਲੋਂ ਤਸਦੀਕ ਕੀਤਾ ਜਾ ਰਿਹਾ ਹੈ ਅਤੇ ਇਸ ਕੋਲੋਂ ਹੋਰ ਵਾਰਦਾਤਾਂ ਦੇ ਖ਼ੁਲਾਸੇ ਹੋਣ ਦੀ ਵੀ ਸੰਭਾਵਨਾ ਹੈ।

ਲਾਲਾ ਲਾਜਪਤ ਰਾਏ ਜੀ ਦੇ ਜਨਮ ਦਿਹਾੜੇ 'ਤੇ ਅਗਰਵਾਲ ਸਮਾਜ ਲਗਾਏਗਾ ਵਿਸ਼ਾਲ ਭੰਡਾਰਾ



ਜਗਰਾਉਂ, ੨੫ ਜਨਵਰੀ (ਬਾਂਸਲ) : ਦੇਸ਼ ਦੀ ਅਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ ਜਨਮ ਦਿਨ 'ਤੇ ਅਗਰਵਾਲ ਸਮਾਜ ਦੀ ਮੁੱਖ ਸੰਸਥਾ ਸ੍ਰੀ ਅਗਰਸੈਨ ਸਮਿਤੀ (ਰਜਿ.) ਜਗਰਾਉਂ ਵੱਲੋਂ ਤੀਸਰਾ ਸਾਲਾਨਾ ਭੰਡਾਰਾ ਸ਼ਨੀਵਾਰ ਨੂੰ 28 ਜਨਵਰੀ ਨੂੰ ਦੁਪਹਿਰ 12 ਵਜੇ ਅਗਰਵਾਲ ਪੇਂਟ ਐਂਡ ਪਲਾਈਵੁੱਡ ਸਟੋਰ ਲਾਜਪਤ ਰਾਏ ਰੋਡ 'ਤੇ ਲਗਾਇਆ ਜਾ ਰਿਹਾ ਹੈ, ਜਥੇਬੰਦੀ ਦੇ ਪ੍ਰਧਾਨ ਅਨਮੋਲ ਗਰਗ ਨੇ ਦੱਸਿਆ ਕਿ ਭੰਡਾਰਾ ਵਿੱਚ ਵਿਸ਼ੇਸ਼ ਤੌਰ 'ਤੇ ਭਾਜਪਾ ਦੇ ਕੌਮੀ ਨੌਜਵਾਨ ਆਗੂ ਅੰਕਿਤ ਬਾਂਸਲ, ਜਗਰਾਉਂ ਦੀਆਂ ਧਾਰਮਿਕ, ਸਮਾਜਿਕ, ਰਾਜਨੀਤਿਕ ਤੇ ਵਪਾਰਕ ਜਥੇਬੰਦੀਆਂ ਦੇ ਅਹੁਦੇਦਾਰਾਂ ਸਮੇਤ ਸਮੂਹ ਪੱਤਰਕਾਰ ਭਾਈਚਾਰਾ ਲਾਲਾ ਜੀ ਨੂੰ ਸ਼ਰਧਾਂਜਲੀ ਭੇਟ ਕਰੇਗਾ। ਗਰਗ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਲਾਲਾ ਜੀ ਦੀ ਕੁਰਬਾਨੀ ਨੂੰ ਭੁੱਲ ਗਈਆਂ ਹਨ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅੱਜ ਤੱਕ ਕੋਈ ਵੀ ਪ੍ਰਧਾਨ ਮੰਤਰੀ ਸ਼ਹੀਦ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਦੇਣ ਨਹੀਂ ਆਇਆ। ਜਥੇਬੰਦੀ ਦੇ ਚੇਅਰਮੈਨ ਪ੍ਰਿਊਸ਼ ਗਰਗ ਅਤੇ ਜਨਰਲ ਸਕੱਤਰ ਗੌਰਵ ਸਿੰਗਲਾ ਨੇ ਕਿਹਾ ਕਿ ਅਗਰਵਾਲ ਸਮਾਜ ਉਦੋਂ ਤੱਕ ਸੰਘਰਸ਼ ਕਰੇਗਾ ਜਦੋਂ ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਲਾਲਾ ਜੀ ਨੂੰ ਸ਼ਰਧਾਂਜਲੀ ਦੇਣ ਨਹੀਂ ਪਹੁੰਚਦੇ। ਜਥੇਬੰਦੀ ਦੇ ਮੀਤ ਪ੍ਰਧਾਨ ਦੀਪਕ ਗੋਇਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਲਾਲਾ ਲਾਜਪਤ ਰਾਏ ਜੀ ਦੇ ਨਾਮ 'ਤੇ ਜਗਰਾਉਂ ਸਿਵਲ ਹਸਪਤਾਲ 'ਚ ਟਰਾਮਾ ਸੈਂਟਰ ਅਤੇ ਆਕਸੀਜਨ ਪਲਾਂਟ ਸਥਾਪਿਤ ਕਰੇ, ਤਾਂ ਜੋ ਲਾਲਾ ਜੀ ਦੇ ਜੱਦੀ ਸ਼ਹਿਰ ਦੇ ਲੋਕਾਂ ਦੇ ਵਧੀਆ ਇਲਾਜ ਮੁਫ਼ਤ ਹੋ ਸਕਣ। ਜਥੇਬੰਦੀ ਦੇ ਸੰਗਠਨ ਮਹਾਂਮੰਤਰੀ ਕਮਲ ਬਾਂਸਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਲਾਲਾ ਲਾਜਪਤ ਰਾਏ ਦੇ ਜੱਦੀ ਨਗਰ ਜਗਰਾਉਂ ਨੂੰ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕਰੇ। ਜਥੇਬੰਦੀ ਨੇ ਸ਼ਹਿਰ ਦੀਆਂ ਸਮਾਜਿਕ ਸੰਸਥਾ ਦੇ ਸਮੂਹ ਅਧਿਕਾਰੀਆਂ ਨੇ ਲਾਲਾ ਲਾਜਪਤ ਰਾਏ ਜੀ ਦੇ ਜੱਦੀ ਘਰ ਨੂੰ ਸੁੰਦਰ ਬਣਾਉਣ ਲਈ ਏ.ਡੀ.ਸੀ ਅਮਿਤ ਸਰੀਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

ਕੌਮੀ ਬਾਲੜੀ ਹਫ਼ਤੇ ਸਬੰਧੀ ਸਮੂਹ ਆਂਗਣਵਾੜੀ ਕੇਂਦਰਾਂ 'ਚ ਲਗਾਏ ਪੌਦੇ



ਹੁਸ਼ਿਆਰਪੁਰ, ੨੫ ਜਨਵਰੀ : (ਪ੍ਰੀਤਮ ਸਿੰਘ ਪੰਮੀ) : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਦੀ ਅਗਵਾਈ ਵਿਚ ਸੀ. ਡੀ. ਪੀ. ਓ ਬਲਾਕ ਹੁਸ਼ਿਆਰਪੁਰ-1 ਦੇ ਆਂਗਣਵਾੜੀ ਕੇਂਦਰਾਂ ਵਿਚ ਅੱਜ ਰਾਸ਼ਟਰੀ ਬਾਲੜੀ ਦਿਵਸ ਹਫ਼ਤੇ ਸਬੰਧੀ ਪੌਦੇ ਲਗਾਏ ਗਏ। ਸੀ. ਡੀ. ਪੀ. ਓ ਮੰਜੂ ਬਾਲਾ ਨੇ ਬਾਲੜੀ ਦਿਵਸ ਹਫ਼ਤੇ ਦੇ ਸਮਾਪਤੀ ਸਮਾਰੋਹ ਮੌਕੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਹਰੇਕ ਕੇਂਦਰ ਵਿਚ ਪੌਦੇ ਲਗਾ ਕੇ ਅਸੀਂ ਇਹ ਸਬਕ ਦੇਣਾ ਚਾਹੁੰਦੇ ਹਾਂ ਕਿ ਅਸੀਂ ਆਪਣੀਆਂ ਬੱਚੀਆਂ ਨੂੰ ਵੀ ਇਨ੍ਹਾਂ ਪੌਦਿਆਂ ਦੀ ਤਰ੍ਹਾਂ ਪਾਲਾਂਗੇ। ਸੀ. ਡੀ. ਪੀ. ਓ ਨੇ ਦੱਸਿਆ ਕਿ ਸਮੁੱਚੇ ਹਫ਼ਤੇ ਭਰ ਵੱਖ-ਵੱਖ ਸਮਾਗਮ ਕੀਤੇ ਗਏ ਅਤੇ ਹਸਤਾਖਰ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਸੈਮੀਨਾਰ ਲਗਾ ਕੇ ਬੱਚੀਆਂ ਦੀ ਰੱਖਿਆ ਸਬੰਧੀ ਲੋਕਾਂ, ਖਾਸ ਕਰਕੇ ਮਹਿਲਾਵਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਵਜੰਮੀਆਂ ਬੱਚੀਆਂ ਦੀ ਲੋਹੜੀ ਪਾ ਕੇ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਲਈ ਇਸ ਜਾਗਰੂਕਤਾ ਹਫ਼ਤੇ ਦਾ ਮੁੱਖ ਉਦੇਸ਼ ਸੀ। ਇਸ ਦੌਰਾਨ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਜਾਗਰੂਕਤਾ ਸਟਿੱਕਰ ਵੀ ਲਗਾਏ ਗਏ ਅਤੇ ਲੜਕੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਆਮ ਲੋਕਾਂ ਨੂੰ ਵੀ ਪੀ. ਐਨ. ਡੀ. ਟੀ ਐਕਟ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਲੜਕੀਆਂ ਨੂੰ ਚੰਗੀ ਸਿਹਤ ਅਤੇ ਵਧੀਆ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਲੜਕੀਆਂ ਸਮਾਜ ਵਿਚ ਵਧੀਆ ਮੁਕਾਮ ਹਾਸਲ ਕਰ ਸਕਣ।



ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਵੋਟਰ ਦਿਵਸ ਮਨਾਇਆ

ਬਾਘਾ ਪੁਰਾਣਾ, ੨੫ ਜਨਵਰੀ (ਨਿਰਮਲ ਸਿੰਘ) : ਸਥਾਨਿਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਮੁਤਾਬਿਕ ਸੰਜੀਵ ਕੁਮਾਰ ਬਾਂਸਲ ਇੰਚਾਰਜ ਸਵੀਪ ਪ੍ਰੋਜੈਕਟ ਦੀ ਦੇਖ ਰੇਖ ਹੇਠ ਵੋਟਰ ਦਿਵਸ ਮਨਾਇਆ ਗਿਆ! ਇਸ ਮੌਕੇ ਸੰਜੀਵ ਕੁਮਾਰ ਨੇ ਵਿਦਿਆਰਥਣਾਂ ਨੂੰ ਵੋਟ ਦੇ ਅਧਿਕਾਰ ਅਤੇ ਯੋਗ ਇਸਤੇਮਾਲ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ! ਉਨ੍ਹਾਂ ਨੇ ਕਿਹਾ ਕਿ ਜਿਹੜੀਆ ਵਿਦਿਆਰਥਣਾਂ 18ਸਾਲ ਤੋ ਉੱਪਰ ਹਨ ਅਤੇ ਵੋਟ ਨਹੀਂ ਬਣੀ ਉਹ ਜਲਦੀ ਅਤੇ ਨਿਯਮਾਂ ਅਨੁਸਾਰ ਆਪਣੇ ਬੀ ਐਲ ਓ ਨਾਲ ਸੰਪਰਕ ਕਰਕੇ ਆਪਣੀ ਵੋਟ ਜ਼ਰੂਰ ਬਣਵਾਉਣ! ਇਸ ਮੌਕੇ ਮਾਸਟਰ ਹਰਦੀਪ ਸਿੰਘ ਅਤੇ ਕੰਵਲਜੀਤ ਕੌਰ ਨੇ ਵੀ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ !ਅੰਤ ਵਿੱਚ ਧਰਮਪਾਲ ਯਾਦਵ ਲੈਕਚਰਾਰ ਨੇ ਵੋਟਰ ਦਿਵਸ ਸਬੰਧੀ ਸਟਾਫ ਅਤੇ ਵਿਦਿਆਰਥੀਆਂ ਨੂੰ ਸਹੁੰ ਚੁਕਾਈ!

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅੰਡੇਮਾਨ ਨਿਕੋਬਾਰ ਦੇ ੨੧ ਟਾਪੂਆਂ ਦੇ ਨਾਂ ਪਰਮਵੀਰ ਚੱਕਰ ਵਿਜੇਤਾ ਸ਼ਹੀਦਾਂ ਦੇ ਨਾਵਾਂ 'ਤੇ ਰੱਖੇ ਜਾਣ ਦਾ ਐਲਾਨ



ਬਾਘਾਪੁਰਾਣਾ ੨੫ ਜਨਵਰੀ (ਨਿਰਮਲ ਸਿੰਘ) : ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਤੇ ਐਲਾਨ ਕੀਤਾ ਸੀ ਕਿ ਜਿਹੜੇ ਪਰਮਵੀਰ ਚੱਕਰ ਵਿਜੇਤਾ ਭਾਰਤ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਸ਼ਹੀਦ ਹੋ ਗਏ ਸਨ। ਉਨ੍ਹਾਂ ਦੇ ਨਾਵਾਂ ਤੇ ਅੰਡੇਮਾਨ ਨਿਕੋਬਾਰ ਦੇ 21 ਟਾਪੂਆਂ ਦੇ ਨਾਂ ਸ਼ਹੀਦਾਂ ਦੇ ਨਾਵਾਂ ਤੇ ਰੱਖੇ ਜਾਣਗੇ। ਜਿਸ ਵਿੱਚ ਪੰਜਾਬ ਦੇ ਮੋਗਾ ਜ਼ਿਲ੍ਹੇ ਅੰਦਰ ਆਉਂਦੇ ਬਾਘਾਪੁਰਾਣਾ ਵਿੱਚ ਪੈਂਦੇ ਪਿੰਡ ਮਾਹਲਾ ਦੇ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦਾ ਨਾਂ ਵੀ ਸ਼ਾਮਲ ਹੈ। ਜਿਸ ਨਾਲ ਮੋਗੇ ਜਿਲ੍ਹੇ ਦਾ ਨਾਂ ਦੁਨੀਆਂ ਦੇ ਨਕਸ਼ੇ ਤੇ ਚਮਕਿਆ ਹੈ। ਇਸ ਸਬੰਧੀ ਗੱਲ ਕਰਦਿਆਂ ਸੂਬੇਦਾਰ ਜੋਗਿੰਦਰ ਸਿੰਘ ਦੇ ਨੇੜੇ ਦੇ ਪਰਿਵਾਰ ਵਿੱਚੋਂ ਸਾਬਕਾ ਡੀ ਆਰ ਨਿਰਵੈਰ ਸਿੰਘ ਨੇ ਦੱਸਿਆ ਹੈ ਕਿ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਜੋਗਿੰਦਰ ਸਿੰਘ ਸੂਬੇਦਾਰ ਦਾ ਜਨਮ 28 ਸਤੰਬਰ 1921ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਮਾਹਲਾ ਕਲ੍ਹਾ ਵਿਖੇ ਮਾਤਾ ਕਿਸ਼ਨ ਕੌਰ ਦੀ ਸੁਲੱਖਣੀ ਕੁੱਖੋਂ ਪਿਤਾ ਸ਼ੇਰ ਸਿੰਘ ਦੇ ਗ੍ਰਹਿ ਵਿਖੇ ਹੋਇਆ! ਸੂਬੇਦਾਰ ਨੇ ਮਿਡਲ ਤੱਕ ਦੀ ਵਿੱਦਿਆ ਪਿੰਡ ਡਰੋਲੀ ਭਾਈ ਤੋਂ ਕੀਤੀ! 1936 ਨੂੰ ਫੌਜ ਵਿੱਚ ਭਰਤੀ ਹੋ ਗਏ! ਜਿਸ ਦੌਰਾਨ ਸੂਬੇਦਾਰ ਜੋਗਿੰਦਰ ਸਿੰਘ ਨੇ ਫੌਜ ਵਿੱਚ ਵੀ ਆਪਣੀ ਪੜ੍ਹਾਈ ਜਾਰੀ ਰੱਖੀ ਤੇ ਉਰਦੂ ਵਿੱਚ ਦਸਵੀਂ ਪਾਸ ਕੀਤੀ,ਉਸ ਤੋਂ ਬਾਅਦ ਸੂਬੇਦਾਰ ਜੋਗਿੰਦਰ ਸਿੰਘ ਦੀ 1962 ਵਿੱਚ ਗਪੇਨਲਾ ਦੇ ਨੇੜੇ ਇੱਕ ਪਹਾੜੀ ਤੇ ਸਿੱਖ ਰੈਜੀਮੈਂਟ ਨਾਲ ਡਿਊਟੀ ਲੱਗ ਗਈ ਸੀ।ਉਸ ਦੌਰਾਨ ਮੱਧਵਰਗੀ ਖੇਤਰ ਵਿੱਚ ਚੀਨ ਨੇ ਆਧੁਨਿਕ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਇਸ ਦੌਰਾਨ ਸੂਬੇਦਾਰ ਜੋਗਿੰਦਰ ਸਿੰਘ ਅਤੇ ਉਸ ਦੇ ਜਵਾਨਾਂ ਨੇ ਬੜੇ ਹੌਸਲੇ ਨਾਲ ਚੀਨੀਆਂ ਦਾ ਮੁਕਾਬਲਾ ਕਰਕੇ ਚੀਨ ਦੇ ਜ਼ਿਆਦਾ ਤਰ ਜਵਾਨਾਂ ਨੂੰ ਮਾਰ ਮੁਕਾਇਆ, ਪਰੰਤੂ ਇਸ ਦੌਰਾਨ ਭਾਰਤੀ ਜਵਾਨ ਵੀ ਸ਼ਹੀਦ ਹੋ ਚੁੱਕੇ ਸਨ, ਅਤੇ ਸੂਬੇਦਾਰ ਜੋਗਿੰਦਰ ਸਿੰਘ ਦੀ ਪੱਟ ਵਿੱਚ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਚੁੱਕਿਆ ਸੀ, ਪਰ ਫਿਰ ਵੀ ਉਨ੍ਹਾਂ ਨੇ ਪਿੱਛੇ ਹਟਣ ਤੋਂ ਇਨਕਾਰ ਕਰਦਿਆਂ ਦੁਸ਼ਮਣ ਨਾਲ ਲੜਾਈ ਜਾਰੀ ਰੱਖੀ! ਉਨ੍ਹਾਂ ਦੀ ਸੁਜੱਚੀ ਅਗਵਾਈ ਅਤੇ ਹੌਸਲੇ ਭਰੀ ਕਮਾਂਡ ਹੇਠ ਲੜਦੀ ਹੋਈ ਪਲਟਨ ਵੀ ਅਡੋਲ ਰਹੀ ਸੀ, ਪਰ ਪਿੱਛੇ ਨਹੀਂ ਹਟੀ,ਪਰ ਜ਼ਖ਼ਮੀ ਹਾਲਤ ਵਿੱਚ ਸੂਬੇਦਾਰ ਜੋਗਿੰਦਰ ਸਿੰਘ ਨੂੰ ਚੀਨੀਆਂ ਨੇ ਆਪਣੇ ਅਧਿਕਾਰ ਖੇਤਰ ਵਿੱਚ ਲੈ ਲਿਆ! ਇਸ ਸਾਰੀ ਮੁੱਠ ਭੇੜ ਵਿੱਚ ਸੂਬੇਦਾਰ ਜੋਗਿੰਦਰ ਸਿੰਘ ਨੇ ਕਰਤੱਵ,ਦਿਰੜਤਾ,ਉੱਚਤਮ ਹੌਸਲੇ ਦਾ ਪ੍ਰਦਰਸ਼ਨ ਕੀਤਾ, ਇਸ ਬਹਾਦਰੀ ਸਦਕਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਭਾਰਤ ਸਰਕਾਰ ਵੱਲੋਂ 1964 ਵਿੱਚ ਪਰਮਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ! ਸੂਬੇਦਾਰ ਜੋਗਿੰਦਰ ਸਿੰਘ ਦੀ ਯਾਦ ਵਿੱਚ ਇੱਕ ਵਿਸ਼ੇਸ਼ ਆਵਰਣ, ਇੱਕ ਵਿਸ਼ੇਸ਼ ਸਨਮੁੱਖੀ ਮੋਹਰ ਜਾਰੀ ਕੀਤੀ ਗਈ, ਸਰਕਾਰ ਵੱਲੋਂ ਇਸ ਮਹਾਨ ਯੋਧੇ ਦਾ ਬੁੱਤ ਮੋਗਾ ਵਿਖੇ ਸਥਾਪਿਤ ਕੀਤਾ ਗਿਆ ਹੈ !ਤਾ ਜ਼ੋ ਦੇਸ਼ ਵਾਸੀਆਂ ਨੂੰ ਅਤੇ ਦੇਸ਼ ਦੇ ਬਹਾਦਰ ਸੂਰਬੀਰ ਨੌਜਵਾਨਾ ਨੂੰ ਦੇਸ਼ ਪ੍ਰਤੀ ਸੱਚੀ ਸੁੱਚੀ ਵਫਾਦਾਰੀ ਅਤੇ ਕੁਰਬਾਨੀ ਦਾ ਸੁਨੇਹਾ ਹਮੇਸ਼ਾ ਦਿੰਦਾ ਰਹੇ! ਸੂਬੇਦਾਰ ਜੋਗਿੰਦਰ ਸਿੰਘ 1962ਵਿੱਚ ਸ਼ਹੀਦ ਹੋ ਗਏ ਸਨ! ਇਸ ਸਬੰਧੀ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ ਨੇੜਲੇ ਪਰਿਵਾਰ ਵਿੱਚੋਂ ਸਾਬਕਾ ਡੀ ਆਰ ਓ ਨਿਰਵੈਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਅੰਡੇਮਾਨ ਨਿਕੋਬਾਰ ਦੇ ਟਾਪੂਆਂ ਦੇ ਨਾਮ ਪਰਮਵੀਰ ਚੱਕਰ ਨਾਲ ਸਨਮਾਨਿਤ 21ਸੈਨਿਕਾ ਦੇ ਨਾਮ ਉੱਪਰ ਰੱਖਣ ਦਾ ਲਿਆ ਇਤਿਹਾਸਕ ਫੈਸਲਾ ਸ਼ਲਾਘਾਯੋਗ ਹੈ! ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਟਾਪੂਆਂ ਉੱਪਰ ਸ਼ਹੀਦਾਂ ਦੇ ਬੁੱਤ ਸਥਾਪਿਤ ਕਰਕੇ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਦੇ ਬੋਰਡ ਵੀ ਜ਼ਰੂਰ ਲਗਵਾਏ ਜਾਣ ਤਾਂ ਜ਼ੋ ਇਨ੍ਹਾਂ ਟਾਪੂਆਂ ਤੇ ਜਾਣ ਵਾਲੇ ਨੂੰ ਇਹਨਾਂ ਬਹਾਦਰ ਸੈਨਿਕਾਂ ਬਾਰੇ ਜਾਣਕਾਰੀ ਮੁਹਈਆ ਹੋ ਸਕੇ!

ਡਾ. ਗੁਰਪ੍ਰੀਤ ਕੌਰ ਮਾਨ ਨੇ ਸੰਤੋਸ਼ ਕਟਾਰੀਆ ਦਾ ਹਾਲ ਚਾਲ ਜਾਣਿਆ



ਬਲਾਚੌਰ, ੨੫ ਜਨਵਰੀ (ਸਮਰਦੀਪ ਸਿੰਘ) : ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਜਿਨਾਂ ਦੀ ਪਿਛਲੇ ਦਿਨੀਂ ਹਾਰਟ ਦੀ ਬਾਈਪਾਸ ਸਰਜਰੀ ਮੈਕਸ ਹਸਪਤਾਲ ਮੋਹਾਲੀ ਵਿਖੇ ਡਾਕਟਰਾਂ ਨੇ ਕੀਤੀ ਹੈ। ਹੁਣ ਉਹ ਐਮ.ਐਲ.ਏ ਹਾਸਟਲ ਅਪਣੀ ਰਿਹਾਇਸ਼ ਤੇ ਆਰਾਮ ਕਰ ਰਹੇ ਹਨ। ਉਨ੍ਹਾਂ ਦਾ ਹਾਲ ਚਾਲ ਜਾਨਣ ਲਈ ਡਾਕਟਰ ਗੁਰਪ੍ਰੀਤ ਕੌਰ ਮਾਨ ਪਤਨੀ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਿਸ਼ੇਸ਼ ਤੌਰ 'ਤੇ ਪਹੁੰਚੇ। ਡਾ. ਗੁਰਪ੍ਰੀਤ ਮਾਨ ਨੇ ਕਿਹਾ ਕਿ ਭਗਵੰਤ ਮਾਨ ਬੀਬੀ ਸੰਤੋਸ਼ ਕਟਾਰੀਆ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹਨ ਉਨ੍ਹਾਂ ਨੇ ਮੈਨੂੰ ਖਬਰ ਲੈਣ ਲਈ ਵਿਸ਼ੇਸ਼ ਤੌਰ 'ਤੇ ਭੇਜਿਆ ਹੈ ਕਿਉਂਕਿ ਸ. ਭਗਵੰਤ ਮਾਨ ਮੁੰਬਈ ਦੌਰੇ ਤੇ ਗਏ ਹੋਏ ਹਨ ਤੇ ਅਸੀ ਪ੍ਰਮਾਤਮਾ ਤੋਂ ਦੁਆ ਕਰਦੇ ਹਾਂ ਕਿ ਤੁਸੀਂ ਜਲਦੀ ਸਿਹਤਯਾਬ ਹੋ ਕੇ ਆਪਣੇ ਹਲਕੇ ਬਲਾਚੌਰ ਨੂੰ ਮੁੜ ਤੋਂ ਤਰੱਕੀ ਦੀ ਰਾਹਾਂ ਤੇ ਲੈ ਕੇ ਜਾਉਗੇ। ਇਸਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਚੰਦਰ ਮੋਹਨ ਜੇਡੀ ਜਿਲ੍ਹਾ ਮੀਡੀਆ ਇੰਚਾਰਜ ਨੇ ਕਿਹਾ ਕਿ ਹਲਕਾ ਬਲਾਚੌਰ ਦੇ ਸਮੂਹ ਨਿਵਾਸੀ ਬੀਬੀ ਕਟਾਰੀਆ ਦੇ ਸਿਹਤਯਾਬ ਹੋਣ ਦੀ ਪ੍ਰਮਾਤਮਾ ਤੋਂ ਦੁਆ ਕਰ ਰਹੇ ਹਨ।

ਤਹਿਸੀਲਦਾਰ ਚੋਣਾਂ : ਹਰਮਿੰਦਰ 'ਤੇ ਚੋਣ ਕਾਨੂੰਗੋ ਦੀਪਕ ਨੂੰ ਮਿਲਿਆ ਸਟੇਟ ਅਵਾਰਡ



ਹੁਸ਼ਿਆਰਪੁਰ, ੨੫ ਜਨਵਰੀ: (ਪ੍ਰੀਤਮ ਸਿੰਘ ਪੰਮੀ) : ਰਾਸ਼ਟਰੀ ਵੋਟਰ ਦਿਵਸ 'ਤੇ ਪਟਿਆਲਾ ਵਿਚ ਰਾਜ ਪੱਧਰੀ ਸਮਾਗਮ ਦੌਰਾਨ ਤਹਿਸੀਲਦਾਰ (ਚੋਣਾਂ) ਹੁਸ਼ਿਆਰਪੁਰ ਹਰਮਿੰਦਰ ਸਿੰਘ ਅਤੇ ਚੋਣ ਕਾਨੂੰਗੋ ਦੀਪਕ ਕੁਮਾਰ ਨੂੰ ਉਨ੍ਹਾਂ ਦੀਆਂ ਵਧੀਆ ਕਾਰਗੁਜ਼ਾਰੀ ਲਈ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ ਵਿਪੁਲ ਉਜਵਲ ਵਲੋਂ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਬੁੱਧਵਾਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਚ ਆਯੋਜਿਤ ਸਮਾਗਮ ਦੌਰਾਨ ਹੁਸ਼ਿਆਰਪੁਰ ਦੇ ਇਨ੍ਹਾਂ ਦੋਵੇਂ ਅਧਿਕਾਰੀਆਂ ਨੂੰ ਇਸ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੋਵੇਂ ਹੀ ਅਧਿਕਾਰੀਆਂ ਨੂੰ ਇਸ ਉਪਲਬਧੀ 'ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਰਾਸ਼ਟਰੀ ਵੋਟਰ ਦਿਵਸ ਦੇ ਰਾਜ ਪੱਧਰੀ ਪ੍ਰੋਗਰਾਮ ਵਿਚ ਜ਼ਿਲ੍ਹੇ ਦੇ ਦੋ ਅਧਿਕਾਰੀਆਂ ਨੂੰ ਇਹ ਰਾਜ ਪੱਧਰੀ ਸਨਮਾਨ ਨਾਲ ਨਿਵਾਜਿਆ ਗਿਆ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਗਣਤੰਤਰ ਦਿਵਸ 'ਤੇ ਨਵਾਂਸ਼ਹਿਰ 'ਚ ਤਿਰੰਗਾ ਲਹਿਰਾਉਣਗੇ

ਝੰਡਾ ਲਹਿਰਾਉਣ ਤੋਂ ਪਹਿਲਾਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਫੁੱਲਮਾਲਾ ਪਹਿਨਣੇ



ਨਵਾਂਸ਼ਹਿਰ, ੨੫ ਜਨਵਰੀ, (ਚੇਤ ਰਾਮ ਰਤਨ) : ਪੰਜਾਬ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਗਣਤੰਤਰ ਦਿਵਸ ਮੌਕੇ ਆਈ ਟੀ ਆਈ ਸਟੇਡੀਅਮ ਨਵਾਂਸ਼ਹਿਰ ਵਿੱਚ ਤਿਰੰਗਾ ਲਹਿਰਾਉਣਗੇ। ਬੁੱਧਵਾਰ ਸ਼ਾਮ ਨੂੰ ਨਵਾਂਸ਼ਹਿਰ ਪਹੁੰਚਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਨਿੱਘਾ ਸੁਆਗਤ ਕਰਨ ਤੋਂ ਇਲਾਵਾ ਸਥਾਨਕ ਪੁਲਿਸ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਡੀ ਸੀ ਐਨ ਪੀ ਐਸ ਰੰਧਾਵਾ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਨਵਾਂਸ਼ਹਿਰ ਦੇ ਆਈ.ਟੀ.ਆਈ ਸਟੇਡੀਅਮ ਵਿੱਚ ਗਣਤੰਤਰ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਖਟਕੜ ਕਲਾਂ ਵਿਖੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨਗੇ। ਉਨ੍ਹਾਂ ਕਿਹਾ ਕਿ 2000 ਤੋਂ ਵੱਧ ਵਿਦਿਆਰਥੀ ਆਈ.ਟੀ.ਆਈ ਸਟੇਡੀਅਮ ਵਿਖੇ ਸਭਿਆਚਾਰਕ ਗਤੀਵਿਧੀਆਂ ਅਤੇ ਪੀਟੀ ਸ਼ੋਅ ਪੇਸ਼ ਕਰਨਗੇ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਦੀ ਪੁਲਿਸ ਟੁਕੜੀਆਂ, ਐਨ ਸੀ ਸੀ ਵਲੰਟੀਅਰ ਅਤੇ ਬੈਂਡ ਟੀਮ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਹੋਵੇਗੀ। ਐਸ ਐਸ ਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਆਈ.ਟੀ.ਆਈ ਸਟੇਡੀਅਮ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇੰਸਪੈਕਟਰ ਜਨਰਲ, ਪੁਲਿਸ, ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਵੀ ਕਲ੍ਹ ਸਮਾਗਮ ਵਾਲੇ ਸਥਾਨ ਦਾ ਜਾਇਜ਼ਾ ਲੈ ਚੁੱਕੇ ਹਨ।ਟਰਾਂਸਪੋਰਟ ਮੰਤਰੀ ਦੀ ਆਮਦ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਜੀ) ਰਾਜੀਵ ਵਰਮਾ, ਏ ਡੀ ਸੀ (ਡੀ) ਦਵਿੰਦਰ ਸ਼ਰਮਾ, ਐਸ ਡੀ ਐਮ ਨਵਾਂਸ਼ਹਿਰ ਮੇਜਰ ਸ਼ਿਵਰਾਜ ਸਿੰਘ ਬੱਲ ਅਤੇ ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ ਸ਼ਾਮਲ ਸਨ।

ਆਸਟ੍ਰੇਲੀਆ ਦੇ ਸਰਕਾਰੀ ਸਕੂਲਾਂ ਵਿਚ ਪੰਜਾਬੀ ਪੜ੍ਹਾਉਣੀ ਸਵਾਗਤਯੋਗ : ਬਾਬਾ ਬਲਬੀਰ ਸਿੰਘ



ਅੰਮ੍ਰਿਤਸਰ, ੨੫ ਜਨਵਰੀ (ਜਸਵੀਰ ਸਿੰਘ ਪੱਟੀ) : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪੰਜਾਬੀ ਭਾਸ਼ਾ ਸਬੰਧੀ ਅਸਟ੍ਰੇਲੀਆਂ ਦੇਸ਼ ਦੇ ਪ੍ਰੀ-ਪ੍ਰਾਇਮਰੀ ਸਰਕਾਰੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਪੜ੍ਹਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੱਛਮੀ ਆਸਟਰੇਲੀਆ ਦੇ ਸਰਕਾਰੀ ਸਕੂਲਾਂ ਵਿਚ ਪੰਜਾਬੀ ਭਾਸਾ ਵੀ ਪੜ੍ਹਾਈ ਜਾਵੇਗੀ ਬਾਰੇ ਚੰਗਾ ਫੈਸਲਾ ਹੈ। ਉਥੇ 2021 ਦੀ ਮਰਦਮਸੁਮਾਰੀ ਵਿਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਤੇਜੀ ਨਾਲ ਵਧੀ ਹੈ। ਇਹ ਗਿਣਤੀ 2,39,000 ਸੀ ਏਸੇ ਨਾਲ ਤਾਮਿਲ, ਹਿੰਦੀ ਅਤੇ ਕੋਰੀਅਨ ਭਾਸਾਵਾਂ ਨੂੰ ਸਕੂਲਾਂ ਦੇ ਸਿਲੇਬਸ ਵਿਚ ਸਾਮਲ ਕੀਤਾ ਗਿਆ ਸੀ ਅਤੇ ਹੁਣ ਪੰਜਾਬੀ ਨੂੰ ਕੀਤਾ ਜਾਵੇਗਾ। ਆਸਟਰੇਲੀਅਨ ਸਰਕਾਰ ਅਨੁਸਾਰ ਦੇਸ ਵਿਚ 190 ਤੋਂ ਵੱਧ ਭਾਸਾਵਾਂ ਬੋਲੀਆਂ ਜਾਂਦੀਆਂ ਹਨ। ਕੈਨੇਡਾ ਵਿਚ ਪੰਜਾਬੀ ਬ੍ਰਿਟਿਸ ਕੋਲੰਬੀਆ, ਅਲਬਰਟਾ, ਓਂਟਾਰੀਓ ਤੇ ਕਈ ਹੋਰ ਖੇਤਰਾਂ ਦੇ ਸਕੂਲਾਂ ਵਿਚ ਪੜ੍ਹਾਈ ਜਾਂਦੀ ਹੈ।

ਉਨ੍ਹਾਂ ਕਿਹਾ ਕਿਸੇ ਵੀ ਭੂਗੋਲਿਕ ਖਿੱਤੇ ਦੇ ਲੋਕ ਉਸ ਖ਼ਿੱਤੇ ਨਾਲ ਕਈ ਤਰੀਕਿਆਂ ਅਤੇ ਪ੍ਰਕਿਰਿਆਵਾਂ ਰਾਹੀਂ ਜੁੜੇ ਹੁੰਦੇ ਹਨ; ਇਨ੍ਹਾਂ ਵਿਚੋਂ ਭਾਸਾ ਪ੍ਰਮੁੱਖ ਹੈ। ਪੰਜਾਬੀ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟਰੇਲੀਆ, ਨਿਊਜੀਲੈਂਡ, ਇਟਲੀ ਤੇ ਕਈ ਹੋਰ ਦੇਸਾਂ ਵਿਚ ਵੀ ਵਸਦਾ ਹੈ। ਪਰਵਾਸ ਕਰਦੇ ਪੰਜਾਬੀ ਆਪਣੇ ਸਭਿਆਚਾਰ ਤੇ ਭੋਇੰ ਨਾਲ ਜੁੜੇ ਰਹਿਣਾ ਚਾਹੁੰਦੇ ਹਨ। ਪਰਵਾਸ ਵਿਚ ਉਨ੍ਹਾਂ ਨੂੰ ਵੱਖਰੀ ਜੀਵਨ-ਜਾਚ ਅਪਣਾਉਣੀ ਪੈਂਦੀ ਹੈ ਪਰ ਨਾਲ ਨਾਲ ਉਨ੍ਹਾਂ ਦੇ ਮਨਾਂ ਵਿਚ ਪੰਜਾਬ ਅਤੇ ਪੰਜਾਬੀ ਪ੍ਰਤੀ ਪਿਆਰ ਵੀ ਪਨਪਦਾ ਰਹਿੰਦਾ ਹੈ। ਕੈਨੇਡਾ, ਆਸਟਰੇਲੀਆ, ਇੰਗਲੈਂਡ, ਅਮਰੀਕਾ ਤੇ ਹੋਰ ਦੇਸਾਂ ਵਿਚ ਪੰਜਾਬੀ ਪੜ੍ਹਾਉਣ ਦੇ ਪ੍ਰਬੰਧ ਪੰਜਾਬੀ ਨੂੰ ਪਿਆਰ ਕਰਨ ਵਾਲਿਆਂ ਦੀ ਹਿੰਮਤ ਸਦਕਾ ਹੀ ਸੰਭਵ ਹੋਏ ਹਨ।

ਉਨ੍ਹਾਂ ਕਿਹਾ ਵੱਖ ਵੱਖ ਅਨੁਮਾਨ ਤੇ ਮਾਹਿਰ ਸਾਰੀ ਦੁਨੀਆ ਵਿਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ 10ਵੇਂ ਤੇ 12ਵੇਂ ਦਰਜੇ ਵਿਚਕਾਰ ਰੱਖਦੇ ਹਨ। ਸਭ ਤੋਂ ਜ਼ਿਆਦਾ ਪੰਜਾਬੀ ਬੋਲਣ ਵਾਲੇ ਲਹਿੰਦੇ ਪੰਜਾਬ ਵਿਚ ਰਹਿੰਦੇ ਹਨ ਪਰ ਦੁਖਾਂਤ ਇਹ ਹੈ ਕਿ ਉੱਥੇ ਪੰਜਾਬੀ ਨੂੰ ਨਾ ਤਾਂ ਸਰਕਾਰੀ ਭਾਸਾ ਦਾ ਦਰਜਾ ਹਾਸਲ ਹੈ ਅਤੇ ਨਾ ਹੀ ਬੱਚਿਆਂ ਦੀ ਮੁੱਢਲੀ ਪੜ੍ਹਾਈ ਪੰਜਾਬੀ ਵਿਚ ਕਰਵਾਈ ਜਾਂਦੀ ਹੈ। ਮੁਸਕਲਾਂ ਦਾ ਸਾਹਮਣਾ ਕਰਦਿਆਂ ਪੰਜਾਬੀ ਸਦੀਆਂ ਤੋਂ ਜਿਊਂਦੀ ਆਈ ਹੈ ਅਤੇ ਪੰਜਾਬੀਆਂ ਦੇ ਮਨੋਭਾਵਾਂ ਦੇ ਪ੍ਰਗਟਾਵੇ ਦਾ ਮਾਧਿਅਮ ਬਣੀ ਹੈ। ਪੱਛਮੀ ਆਸਟਰੇਲੀਆ ਦੇ ਪ੍ਰੀ-ਪ੍ਰਾਇਮਰੀ ਸਕੂਲਾਂ ਵਿਚ ਪੰਜਾਬੀ ਪੜ੍ਹਾਏ ਜਾਣ ਦੀ ਖਬਰ ਸਵਾਗਤਯੋਗ ਹੈ।

ਸਰਕਾਰੀ ਸਕੂਲ ਮਾਣਕਪੁਰ 'ਚ ਬੱਚਿਆਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਸੂੰਹ ਚੁਕਾਈ



ਨੰਗਲ, 25 ਜਨਵਰੀ (ਸਤਨਾਮ ਸਿੰਘ) : ਤਹਿਸੀਲ ਨੰਗਲ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਵਿਖੇ ਵਿਦਿਆਰਥੀਆਂ ਨੂੰ ਚਾਇਨਾ ਡੋਰ ਨਾਲ ਪਤੰਗ ਨਾ ਉਡਾਉਣ ਦੀ ਕਸਮ ਖਵਾਈ ਗਈ। ਤਾਂ ਜੋ ਕਿਸੇ ਵੀ ਇਨਸਾਨ ਅਤੇ ਪੰਛੀ ਦੀ ਜਾਨ ਦਾ ਕੋਈ ਨੁਕਸਾਨ ਨਾ ਹੋਵੇ। ਇਸ ਮੌਕੇ ਸਟੇਟ ਅਵਾਰਡੀ ਅਧਿਆਪਕ ਵਿਕਾਸ ਵਰਮਾ, ਡੀ ਪੀ ਕੁਲਵੀਰ ਰਾਣਾ, ਮੈਡਮ ਪਵਨ ਕੁਮਾਰੀ, ਉਰਮਿਲਾ ਦੇਵੀ ਅਤੇ ਰਾਧਾ ਰਾਣੀ ਵਿਸ਼ੇਸ਼ ਰੂਪ ਵਿੱਚ ਮੌਜੂਦ ਸਨ। ਜ਼ਿਕਰਯੋਗ ਹੈ ਕਿ ਉਕਤ ਖ਼ੂਨੀ ਡੋਰ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਵੀ ਸਖ਼ਤ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤੇ ਕੁਝ ਥਾਵਾਂ ਤੇ ਤਾਂ ਪੁਲਿਸ ਦੇ ਸਖ਼ਤ ਹੁਕਮ ਹਨ ਕਿ ਇਸਦੀ ਵਰਤੋ ਕਰਨ ਵਾਲੇ ਬੱਚਿਆਂ /ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ, ਵੇਚਣ ਵਾਲੇ ਦੁਕਾਨਦਾਰਾਂ ਤੇ ਵੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਕਿਉਂਕਿ ਉਕਤ ਡੋਰ ਨਾਲ ਵਾਪਰਨ ਵਾਲੇ ਹਾਦਸੇ ਬਹੁਤ ਹੀ ਦਰਦਨਾਕ ਹੁੰਦੇ ਹਨ।

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ੨ ਜਖਮੀ

ਵਾਨੀਗੜ੍ਹ, ੨੫ ਜਨਵਰੀ (ਜਰਨੈਲ ਸਿੰਘ ਮਾਝੀ) : ਬੀਤੀ ਰਾਤ ਵਿਆਹ 'ਚ ਡੀ.ਜੇ. ਦਾ ਪ੍ਰੋਗਰਾਮ ਲਗਾ ਕੇ ਪਰਤਦੇ ਸਮੇਂ ਸੜਕ ਕਿਨਾਰੇ ਖੜੇ 3 ਨੌਜਵਾਨਾਂ ਨੂੰ ਪਿੰਡ ਚੰਨੋਂ ਨੇੜੇ ਇੱਕ ਟਰੈਕਟਰ-ਟਰਾਲੀ ਨੇ ਜੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਜਦੋਂ 2 ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ। ਪੁਲਸ ਨੇ ਇਸ ਸਬੰਧੀ ਟਰੈਕਟਰ-ਟਰਾਲੀ ਦੇ ਅਣਪਛਾਤੇ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਰਜਿੰਦਰ ਸਿੰਘ ਪੁੱਤਰ ਰਘਵੀਰ ਸਿੰਘ ਵਾਸੀ ਪਿੰਡ ਭਰਾਜ ਨੇ ਪੁਲਸ ਨੂੰ ਦੱਸਿਆ ਕਿ ਉਹ ਟੋਲ ਪਲਾਜਾ ਕਾਲਾਝਾੜ 'ਤੇ ਆਪਣੀ ਡਿਊਟੀ ਖਤਮ ਕਰਕੇ ਵਾਪਿਸ ਘਰ ਨੂੰ ਜਾ ਰਿਹਾ ਸੀ ਤਾਂ ਤੜਕੇ ਢਾਈ ਕੁ ਵਜੇ ਚੰਨੋਂ ਨੇੜੇ ਸਥਿਤ ਟਰਾਂਸਫਾਰਮਰ ਫੈਕਟਰੀ ਨਜ਼ਦੀਕ ਸੜਕ ਕਿਨਾਰੇ ਮੋਟਰਸਾਇਕਲ ਕੋਲ ਖੜੇ 3 ਨੌਜਵਾਨਾਂ ਨੂੰ ਉਸਦੇ ਦੇਖਦੇ-ਦੇਖਦੇ ਇੱਕ ਅਣਪਛਾਤੇ ਟਰੈਕਟਰ-ਟਰਾਲੀ ਦੇ ਚਾਲਕ ਨੇ ਫੇਟ ਮਾਰ ਦਿੱਤੀ, ਘਟਨਾ ਵਿੱਚ ਉਸਦੇ ਭਰਾ ਜਗਦੀਪ ਸਿੰਘ (22) ਉਰਫ ਬੁੱਧੂ ਪੁੱਤਰ ਰਘਵੀਰ ਸਿੰਘ ਵਾਸੀ ਭਰਾਜ ਦੀ ਮੌਤ ਹੋ ਗਈ ਜਦੋਂਕਿ ਉਸਦੇ ਸਾਥੀ ਦਲਵੀਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀਆਨ ਪਿੰਡ ਚੰਨੋਂ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ। ਹਾਲਤ ਜਿਆਦਾ ਨਾਜ਼ੁਕ ਹੋਣ ਕਾਰਨ ਜਖ਼ਮੀਆਂ 'ਚੋਂ ਇੱਕ ਪੀ.ਜੀ.ਆਈ ਚੰਡੀਗੜ੍ਹ ਤੇ ਦੂਜਾ ਪਟਿਆਲਾ ਵਿਖੇ ਜੇਰੇ ਇਲਾਜ ਹੈ। ਰਜਿੰਦਰ ਸਿੰਘ ਨੇ ਦੱਸਿਆ ਕਿ ਤਿੰਨੋਂ ਨੌਜਵਾਨ ਵਿਆਹ-ਸ਼ਾਦੀਆਂ 'ਚ ਡੀ.ਜੇ ਸਾਊਂਡ ਲਗਾਉਣ ਦਾ ਕੰਮ ਕਰਦੇ ਸਨ ਤੇ ਉਸ ਰਾਤ ਵੀ ਉਹ ਪ੍ਰੋਗਰਾਮ ਲਗਾ ਕੇ ਘਰਾਂ ਨੂੰ ਵਾਪਸ ਆ ਰਹੇ ਸਨ।

ਟੀਐਸਯੂ ਸੈਂਟਰਲ ਜ਼ੋਨ ਲੁਧਿਆਣਾ ਦੀ ਹੋਈ ਚੋਣ

ਦਲਜੀਤ ਸਿੰਘ ਜੇਈ ਪ੍ਰਧਾਨ, ਮੇਵਾ ਸਿੰਘ ਲਾਈਨਮੈਨ ਮੀਤ ਪ੍ਰਧਾਨ ਤੇ ਸੁਰਜੀਤ ਸਿੰਘ ਨੂੰ ਚੁਣਿਆ ਸਕੱਤਰ



ਲੁਧਿਆਣਾ, ੨੫ ਜਨਵਰੀ (ਭੱਟੀ) : ਅੱਜ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸੈਂਟਰਲ ਜੋਨ ਲੁਧਿਆਣਾ ਦੀ ਚੋਣ ਸਾਥੀ ਕੁਲਵਿੰਦਰ ਸਿੰਘ ਜਰਨਲ ਸਕੱਤਰ ਸਾਥੀ ਜਸਵਿੰਦਰ ਸਿੰਘ ਸੂਬਾ ਮੀਤ ਪ੍ਰਧਾਨ ਦੀ ਨਿਗਰਾਨੀ ਹੇਠ ਸ਼ਿਤਲਾ ਮਾਤਾ ਮੰਦਿਰ ਦਰੇਸੀ ਵਿਖੇ ਕਾਰਵਾਈ ਗਈ। ਜਿਸ ਵਿਚ ਵਿਸ਼ੇਸ਼ ਤੌਰ ਤੇ ਸਾਥੀ ਜਾਗੀਰ ਸਿੰਘ ਸਾਬਕਾ ਸੂਬਾਈ ਆਗੂ ਟੀਐਸਯੂ ਨੇ ਸਾਥੀਆਂ ਨੂੰ ਸਬੋਧਨ ਕਰਦਿਆਂ ਪਾਵਰ ਕੋਮ ਅਤੇ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆ ਵਧੀਕੀਆਂ ਬਾਰੇ ਜਾਣੂ ਕਰਵਾਇਆ ਅਤੇ ਟੈਕਨੀਕਲ ਸਰਵਿਸ ਯੂਨੀਅਨ ਬੁਲੰਦੀਆਂ ਵੱਲ ਲਿਜਾਣ ਲਈ ਆਪਣੇ ਉਸਾਰੂ ਸੁਝਾਵ ਦਿਤੇ। ਇਸ ਤੋਂ ਇਲਾਵਾ ਸਾਥੀ ਗੌਰਵ ਕੁਮਾਰ ਸੁੰਦਰ ਨਗਰ ਮੰਡਲ ਪ੍ਰਧਾਨ, ਜਸਵੰਤ ਸਿੰਘ ਡਿਵੀਜਨ ਪ੍ਰਧਾਨ ਰਾਏ ਕੋਟ ਸਕੱਤਰ, ਅਵਤਾਰ ਸਿੰਘ ਬੱਸੀਆਂ, ਸੁਰਜੀਤ ਸਿੰਘ ਡਿਵੀਜਨ ਪ੍ਰਧਾਨ ਫੋਕਲ ਪੁਆਇੰਟ ਸੋਬਨ ਸਿੰਘ ਈਸਟ ਸਰਕਲ ਸਕੱਤਰ ਅਤੇ ਆਗੂਆਂ ਨੇ ਸੰਬੋਧਨ ਕੀਤਾ ਸੈਂਟਰ ਜੋਨ ਦੇ ਡੇਲੀਗੇਟ ਸਾਥੀਆਂ ਵਲੋਂ ਇਕ ਪੈਨਲ ਪੇਸ਼ ਕੀਤਾ ਗਿਆ। ਜਿਸ ਨੂੰ ਸਰਬਸੰਮਤੀ ਨਾਲ ਹਾਊਸ ਨੇ ਪ੍ਰਵਾਨਗੀ ਦਿਤੀ। ਜਿਸ ਵਿਚ ਦਲਜੀਤ ਸਿੰਘ ਜੇਈ ਸਬੇ ਅਰਬਨ ਸਰਕਲ ਨੂੰ ਜ਼ੋਨ ਦਾ ਪ੍ਰਧਾਨ, ਸਾਥੀ ਮੇਵਾ ਸਿੰਘ ਲਾਈਨਮੈਨ ਖੰਨਾ ਸਰਕਲ ਨੂੰ ਜੋਨ ਦਾ ਮੀਤ ਪ੍ਰਧਾਨ, ਸਕੱਤਰ ਸਾਥੀ ਸੁਰਜੀਤ ਸਿੰਘ ਲਾਈਨਮੈਨ ਈਸਟ ਸਰਕਲ, ਸਹਾਇਕ ਸਕੱਤਰ ਸਾਥੀ ਰਮੇਸ਼ ਚੰਦ ਐਸਐਸਏ ਵੈਸਟ ਸਰਕਲ, ਕੈਸ਼ੀਅਰ ਸਾਥੀ ਅਵਤਾਰ ਸਿੰਘ ਬੱਸੀਆਂ ਸਬੇ ਅਰਬਨ ਸਰਕਲ ਚੁਣੇ ਗਏ। ਚੁਣੇ ਹੋਏ ਸਾਥੀਆਂ ਨੇ ਵਿਸ਼ਵਾਸ ਦਵਾਇਆ ਕਿ ਜੋ ਜਿੰਮੇਵਾਰੀਆਂ ਸਾਨੂੰ ਸੋਪੀਆ ਗਈਆਂ ਉਨ੍ਹਾਂ ਜਿੰਮੇਵਾਰੀਆਂ ਨੂੰ ਤਨ ਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੇ। ਚੁਣੀ ਹੋਈ ਸਮੁੱਚੀ ਟੀਮ ਨੂੰ ਸਾਥੀ ਰਘਵੀਰ ਸਿੰਘ ਮੁੱਖ ਜਥੇਬੰਦਕ ਸਕੱਤਰ, ਸਾਥੀ ਜਸਵਿੰਦਰ ਸਿੰਘ ਸੂਬਾ ਮੀਤ ਪ੍ਰਧਾਨ, ਸਾਥੀ ਕੁਲਵਿੰਦਰ ਸਿੰਘ ਜਰਨਲ ਸਕੱਤਰ, ਸਾਥੀ ਰਤਨ ਸਿੰਘ ਬਰਨਾਲਾ, ਸਾਥੀ ਜਸਵੰਤ ਸਿੰਘ ਕੁਤਬਾ, ਸਾਥੀ ਜਾਗੀਰ ਸਿੰਘ ਅਤੇ ਸਾਥੀ ਜੋਗਿੰਦਰ ਸਿੰਘ ਜਲ੍ਹਾ ਨੇ ਸਾਥੀਆਂ ਨੂੰ ਮੁਬਾਰਕਬਾਦ ਦਿਤੀ।

ਪਿੰਡ ਦੋਲੀਕੇ ਸੁੰਦਰ ਪੁਰ ਵਿਖੇ ਧੰਨ-ਧੰਨ ਬਾਬਾ ਦਲੇਲ ਸਿੰਘ ਜੀ ਦੇ ਜਨਮ ਦਿਨ ਦੀਆਂ ਖ਼ੁਸ਼ੀਆਂ 'ਚ ਧਰਾਮਿਕ ਦੀਵਾਨ ਸਜਾਏ

ਜਲੰਧਰ/ਕਿਸ਼ਨਗੜ੍ਹ, ੨੫ ਜਨਵਰੀ (ਨਿਰਮਲ ਸਿੰਘ) : ਪਿੰਡ ਦੋਲੀਕੇ ਸੁੰਦਰਪੁਰ ਗੁਰਦੁਆਰਾ ਸਾਹਿਬ ਵਿਖੇ ਅੱਜ ਬੜੀ ਸਰਧਾ ਭਾਵਨਾ ਨਾਲ ਧੰਨ-ਧੰਨ ਬਾਬਾ ਦਲੇਲ ਸਿੰਘ ਜੀ ਮਹਾਰਾਜ ਜੀ ਦੇ ਜਨਮ ਦਿਨ ਦੀਆਂ ਖ਼ੁਸ਼ੀਆਂ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ। ਜਿਸ 'ਚ ਹਜ਼ੂਰੀ ਰਾਗੀ ਸਿੰਘਾਂ ਨੇ ਆਰਤੀ ਆਰਤੇ ਦੇ ਜਾਪ ਕੀਤੇ ਉਪਰੰਤ ਦੀਵਾਨ 'ਚ ਕੀਰਤਨ ਕੀਤਾ ਗਿਆ। ਸੰਗਤਾਂ ਨੂੰ ਮਹਾਪੁਰਸ਼ਾਂ ਦੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨਾ ਕੀਤਾ ਗਿਆ। ਸਮਾਪਤੀ ਤੋਂ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ ਉਪਰੰਤ ਗੁਰੂ ਕੇ ਲੰਗਰ ਵਰਤੇ ਗਏ। ਜਿਸ 'ਚ ਹੈੱਡ ਗ੍ਰੰਥੀ ਭਾਈ ਸਰਵਣ ਸਿੰਘ ਜੀ ਦੋਲੀਕੇ ਵਾਲੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ, ਜਰਨੈਲ ਸਿੰਘ, ਬਲਜੀਤ ਸਿੰਘ, ਪ੍ਰਧਾਨ ਸਰਵਣ ਸਿੰਘ, ਸੈਕਟਰੀ ਸ੍ਰ. ਜਰਨੈਲ ਸਿੰਘ, ਜਥੇਦਾਰ ਜੱਸਾ ਸਿੰਘ ਤੇ ਹੋਰ ਬੇਅੰਤ ਸੰਗਤਾਂ ਨੇ ਹਾਜ਼ਰੀਆਂ ਭਰੀਆਂ।



76ਵੇਂ ਗਣਤੰਤਰ ਦਿਵਸ ਮੌਕੇ ਬਾਘਾਪੁਰਾਣਾ ਤੋਂ ਪੱਤਰਕਾਰ ਨਿਰਮਲ ਸਿੰਘ ਦਾ ਵਿਸ਼ੇਸ਼ ਅੰਕ

ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ
ਲੱਖ-ਲੱਖ ਵਧਾਈਆਂ



ਵੱਲੋਂ :
ਬਾਲ ਕ੍ਰਿਸ਼ਨ ਬਾਲੀ , ਬਾਘਾ ਪੁਰਾਣਾ
ਪ੍ਰਧਾਨ ਬਾਸਮਤੀ ਐਸੋਸੀਏਸ਼ਨ ਪੰਜਾਬ

ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ



ਲੱਖ-ਲੱਖ ਵਧਾਈਆਂ
ਵੱਲੋਂ : ਸਤਨਾਮ ਸਿੰਘ ਬਰਾੜ
ਮੈਨੇਜਰ ਕੋ-ਆਪਰੇਟਿਵ ਸੁਸਾਇਟੀ
ਬਾਘਾ ਪੁਰਾਣਾ



ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ
ਲੱਖ-ਲੱਖ ਵਧਾਈਆਂ
ਵੱਲੋਂ : ਸੁਖਚਰਨ ਸਿੰਘ ਛਿੰਦਾ
(ਠੱਠੀ ਭਾਈ)
ਸਾਬਕਾ ਚੇਅਰਮੈਨ ਮਾਰਕੀਟ ਕਮੇਟੀ
ਬਾਘਾ ਪੁਰਾਣਾ

ਧੰਨਵਾਦ

ਮੈਂ ਉਨ੍ਹਾਂ ਸਮੂਹ ਸੱਜਣਾ ਮਿੱਤਰਾਂ ਦਾ ਹਮੇਸ਼ਾ ਰਿਣੀ ਰਹੇਗਾ। ਜਿਨ੍ਹਾਂ ਨੇ ਮੈਨੂੰ ਸਪਲੀਮੈਂਟ ਪ੍ਰਕਾਸ਼ਿਤ ਕਰਨ ਲਈ ਪਹਿਲੀ ਵਾਰ ਇਸ਼ਤਿਹਾਰ ਦੇ ਕੇ ਸਹਿਯੋਗ ਦਿੱਤਾ ਹੈ। ਮੈਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਅੱਗੋਂ ਲਈ ਵੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹਿਣ ਦੀ ਆਸ ਰੱਖਦਾ ਹਾਂ।

ਨਿਰਮਲ ਸਿੰਘ ਪੱਤਰਕਾਰ ਬਾਘਾ ਪੁਰਾਣਾ (8196011432, 9464095028)



ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ
ਲੱਖ-ਲੱਖ ਵਧਾਈਆਂ





ਮਲਕੀਤ ਸਿੰਘ ਬਰਾੜ
ਲੇਖਾਕਾਰ

ਅਮ੍ਰਿਤਪਾਲ ਸਿੰਘ ਧਾਲੀਵਾਲ
ਮੰਡੀ ਸੁਪਰਵਾਈਜ਼ਰ

ਜਾਰੀ ਕਰਤਾ : ਸਮੂਹ ਸਟਾਫ ਮਾਰਕੀਟ ਕਮੇਟੀ ਬਾਘਾ ਪੁਰਾਣਾ

ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ
ਲੱਖ-ਲੱਖ ਵਧਾਈਆਂ
ਵੱਲੋਂ : ਅਮਰਜੀਤ ਸਿੰਘ ਮਾਣੂੰਕੇ
ਸਾਬਕਾ ਚੇਅਰਮੈਨ



ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਲੱਖ-ਲੱਖ ਵਧਾਈਆਂ
ਤਰਲੋਚਨ ਸਿੰਘ ਬਰਾੜ
ਜ਼ਿਲ੍ਹਾ ਇੰਚਾਰਜ ਅਦਾਰਾ ਜੁਝਾਰ ਟਾਈਮਜ਼ ਮੋਗਾ



ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ
ਲੱਖ-ਲੱਖ ਵਧਾਈਆਂ
ਵੱਲੋਂ : ਗੁਰਪ੍ਰੀਤ ਸਿੰਘ ਬਬਲੂ ਰੋਡੇ
ਸੀਨੀਅਰ ਕਾਂਗਰਸੀ ਆਗੂ



ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ
ਲੱਖ-ਲੱਖ ਵਧਾਈਆਂ
ਵੱਲੋਂ : ਜਗਦੇਵ ਸਿੰਘ ਨਿਗਾਹਾ
ਸਾਬਕਾ ਸਰਪੰਚ




ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਲੱਖ-ਲੱਖ ਵਧਾਈਆਂ
ਬਲਵਿੰਦਰ ਸਿੰਘ ਗਰੀਨ ਵਾਲੇ





ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਲੱਖ-ਲੱਖ ਵਧਾਈਆਂ
ਭੋਲਾ ਸਿੰਘ ਬਰਾੜ ਸਮਾਧ ਭਾਈ

ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ



ਲੱਖ-ਲੱਖ ਵਧਾਈਆਂ



ਜੱਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ
ਮੈਂਬਰ ਸ਼੍ਰੋਮਣੀ ਕਮੇਟੀ

ਸੁਖਦੀਪ ਸਿੰਘ ਰੋਡੇ

ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ
ਲੱਖ-ਲੱਖ ਵਧਾਈਆਂ
ਵੱਲੋਂ : ਸੁਰਿੰਦਰ ਸਿੰਘ ਛਿੰਦਾ
ਬਲਾਕ ਸੰਮਤੀ ਮੈਂਬਰ



ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ



ਲੱਖ-ਲੱਖ ਵਧਾਈਆਂ
ਵੱਲੋਂ:
TouchSky
IELTS & IMIGRATION
Mudki Road, Bagha Purana



Director
Sandeep Mehta
M. 97817-00363

Centre Head
Pankaj Gupta
M. 81467-00635

ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ
ਲੱਖ-ਲੱਖ ਵਧਾਈਆਂ
ਵੱਲੋਂ : ਗੁਰਜੰਟ ਸਿੰਘ ਭੁੱਟੋ ਰੋਡੇ
ਸੀਨੀਅਰ ਅਕਾਲੀ ਆਗੂ



ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ
ਲੱਖ-ਲੱਖ ਵਧਾਈਆਂ



ਭੂਸ਼ਣ ਕੁਮਾਰ ਗੋਇਲ
ਪ੍ਰਧਾਨ



ਸ਼ੁਰੇਸ ਕੁਮਾਰ ਸ਼ਸ਼ੀ
ਚੇਅਰਮੈਨ



ਦਵਿੰਦਰ ਬਾਂਸਲ
ਸੈਕਟਰੀ



ਅਜੈ ਕੁਮਾਰ
ਪੀ.ਆਰ.ਓ.

ਵੱਲੋਂ : ਭਾਰਤ ਵਿਕਾਸ ਪ੍ਰੀਸ਼ਦ , ਬਾਘਾ ਪੁਰਾਣਾ (ਮੋਗਾ)

26 JANUARY
HAPPY REPUBLIC DAY

ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਲੱਖ ਲੱਖ ਵਧਾਈਆਂ



For Top Quality Education...

ADMISSION OPEN
SESSION 2023-24
FOR PLAY WAY & NURSERY

SMART TECHNOLOGY
ਆਧੁਨਿਕ ਤਕਨੀਕ
AGE GROUP
2.5 +YEARS FOR PLAY WAY

REGISTRATION OPEN FOR LKG TO 9TH & +1 CLASS

VALUE BASEDQUALITY EDUCATION
AGE GROUP
3 +YEARS FOR NURSERY



HARVARD CONVENT SEN. SEC. SCHOOL
Affiliated to C.B.S.E. (New Delhi) Regd. No. 1630936
MUDKI ROAD, BAGHA PURANA
CONTACT : 98145-34909, 98144-45909, 01636-240090

ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਲੱਖ-ਲੱਖ ਵਧਾਈਆਂ



Nar Singh Brar
Chairman

ਲੱਖ ਲੱਖ ਵਧਾਈਆਂ



SPRING FIELD CONVENT SCHOOL
BAGHA PURANA (MOGA)
SPREAD LIGHT OF KNOWLEDGE

SPRING FIELD CONVENT SCHOOL
AFFILIATED TO C.B.S.E. NEW DELHI
MUDKI ROAD, BAGHA PURANA
OFFICE : 98145-41222, 97815-41222

ਸਮੂਹ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਲੱਖ-ਲੱਖ ਵਧਾਈਆਂ

PUNJAB CO-EDU. SEN. SEC. SCHOOL
Playway to 10+2 (ENGLISH MEDIUM SMART SCHOOL)
NIHAL SINGH WALA ROAD, BAGHA PURANA
MEDICAL | NON MEDICAL | COMMERCE | ARTS

MERITORIOUS STUDENT




1st in MOGA DISTT
MEHREET KAUR
D/o SATNAM SINGH
KOTLA RAI KA
491/500 (98.2%)




1st in MOGA DISTT
LEKHIKA
D/o SUSHIL KUMAR
BAGHA PURANA
491/500 (98.2%)



2nd in MOGA DISTT
NAVREET KAUR
D/o GURPREET SINGH
BAGHA PURANA
490/500 (98%



2nd in MOGA DISTT
ARMAAN
D/o BALJINDER SINGH
GHOLIA KALAN
490/500 (98%)



2nd in MOGA DISTT
ANMOLPREET KAUR
D/o RAJINDER SINGH
SMAD BHAI
490/500 (98%)

Playgroup to 5th
KIDZEE
ASIA'S LARGEST PRESCHOOL CHAIN
Mount Litera Zee School



PRINCIPAL
S. GURDEV SINGH
(M.Sc Maths,B.Ed)

ENGLISH SPEAKING CLASSES FOR ALL STUDENTS
LISTENING
SPEAKING
READING
WRITING

M. 97817-00363, 98144-10547



DIRECTOR
Mr. SANDEEP MEHTA
(M.Sc, M.Phil Maths,B.Ed)

ਜ਼ਸਨਾਂ 'ਤੇ ਮੌਤ ਨੂੰ ਸੱਦਾ ਦਿੰਦੀ ਹੈ ਚਾਈਨਾ ਡੋਰ

ਜੁਝਾਰ ਟਾਈਮਜ਼



ਬਲਾਚੌਰ, ੨੫ ਜਨਵਰੀ (ਸਮਰਦੀਪ ਸਿੰਘ, ਵਰਿੰਦਰ ਹੁੰਦਲ) : ਪੰਜਾਬ 'ਚ ਸਾਰੇ ਤਿਉਹਾਰਾ ਦਾ ਰੁੱਤਾ ਨਾਲ ਖਾਸ ਮਹੱਤਵ ਹੈ। ਬਸੰਤ ਪੰਚਮੀ ਦਾ ਤਿਉਹਾਰ ਵੀ ਪੰਜਾਬ 'ਚ ਬੜੇ ਚਾਵਾ ਨਾਲ ਮਨਾਇਆ ਜਾਂਦਾ ਹੈ। ਸਰਦ ਰੁੱਤ ਹੰਢਾਉਣ ਉਪਰੰਤ ਬਸੰਤ ਰੁੱਤ 'ਚ ਕੀਤੇ ਪ੍ਰਵੇਸ਼ ਦਾ ਪ੍ਰਤੀਕ ਹੈ ਆਈ ਬਸੰਤ ਪਾਲਾ ਉਡੰਤ। ਬਸੰਤ ਰੁੱਤ 'ਚ ਬਾਗ ਬਗੀਚੇ ਖਿੜ ਉਠਦੇ ਹਨ ਅਤੇ ਸਾਡੇ ਆਲੇ ਦੁਆਲੇ ਦਾ ਵਾਤਾਵਰਨ ਵੀ ਨਿਖਰ ਕੇ ਮਨਮੋਹਕ ਨਜ਼ਾਰਾ ਪੇਸ਼ ਕਰਦਾ ਹੈ। ਬਸੰਤ ਤੋਂ ਪਹਿਲਾ ਅਤੇ ਬੰਸਤ ਵਾਲੇ ਦਿਨ ਅਸਮਾਨ ਤੇ ਉੱਡਦੀਆਂ ਰੰਗ ਬਿਰੰਗੀਆਂ ਪਤੰਗਾ ਦਾ ਨਜ਼ਾਰਾ ਵਿਲੱਖਣ ਛਾਪ ਛੱਡਦਾ ਜਾਂਦਾ ਹੈ। ਇਸ ਮੌਸਮ ਦਾ ਪਤੰਗਬਾਜਾ ਨੂੰ ਬੜੀ ਬੇਸਬਰੀ ਨਾਲ ਇੰਤਜਾਰ ਰਹਿੰਦਾ ਹੈ। ਕਈ ਪਤੰਗਬਾਜ ਪਹਿਲਾ ਤੋਂ ਹੀ ਆਪਣੀ ਡੋਰ ਨੂੰ ਚੰਗੇ ਤਰੀਕੇ ਨਾਲ ਬਣਾਉਣ 'ਚ ਲੱਗ ਜਾਂਦੇ ਹਨ ਅਤੇ ਡੋਰ ਬਣਾਉਣ ਦੇ ਕਾਰੀਗਰਾ ਦੇ ਕਾਰੋਬਾਰ ਦਾ ਵੀ ਵੱਡਾ ਸ਼ੀਜਨ ਹੁੰਦਾ ਹੈ। ਡੋਰਾ ਨੂੰ ਮਾਜਾ ਲਾਉਣ ਦੀਆਂ ਤਿਆਰੀਆਂ ਕਈ ਮਹੀਨੇ ਪਹਿਲਾ ਤੋਂ ਹੀ ਖਿੱਚੀਆਂ ਜਾਂਦੀਆਂ ਹਨ ਪਰ ਇਸ ਦੌਰਾਨ ਕਈ ਹੇਕੜਬਾਜ ਕਿਸਮ ਦੇ ਪਤੰਗਬਾਜ ਪਾਬੰਦੀ ਸੁਦਾ ਚਾਈਨਾ ਡੋਰ ਖਰੀਦ ਕਰਕੇ ਜਿੱਥੇ ਪੰਛੀਆਂ ਦੀ ਜਾਨ ਨੂੰ ਖਤਰੇ 'ਚ ਵੀ ਪਾ ਦਿੰਦੇ ਹਨ। ਉਸ ਦੇ ਨਾਲ ਕਈ ਇਨਸਾਨੀ ਜਾਨਾ ਨਾਲ ਵੀ ਖਿਲਵਾੜ ਕਰ ਜਾਂਦੇ ਹਨ। ਸਾਨੂੰ ਸਾਰਿਆ ਨੂੰ ਪਾਬੰਦੀ ਸੁਦਾ ਚਾਈਨਾ ਡੋਰ ਦੀ ਖਰੀਦ ਤੇ ਖੁਦ ਪਾਬੰਦੀ ਲਾਉਣੀ ਚਾਹੀਦੀ ਹੈ ਤਾਂ ਜੋ ਇਸ ਪਵਿੱਤਰ ਤਿਉਹਾਰ ਦੀ ਜਿੱਥੇ ਪਵਿੱਤਰਤਾ ਕਾਇਮ ਰਹਿ ਸਕੇ। ਇਸ ਲਈ ਜ਼ਸਨਾ ਤੇ ਮੌਤ ਨੂੰ ਸੱਦਾ ਦਿੰਦੀ ਚਾਈਨਾ ਡੋਰ ਦੀ ਵਜਾਏ ਰਿਵਾਇਤੀ ਧਾਗੇ ਦੀ ਡੋਰ ਨਾਲ ਇਸ ਪਵਿੱਤਰ ਤਿਉਹਾਰ ਦੀ ਪ੍ਰੰਪਰਾ ਨੂੰ ਦਾਗ ਦਾਰ ਹੋਣ ਤੋਂ ਬਚਾਇਆ ਜਾਣਾ ਚਾਹੀਦਾ ਹੈ।

ਪਤੰਗਬਾਜੀ ਦੇ ਸੌਕੀਨ ਚਾਈਨਾ ਡੋਰ ਨਾ ਵਰਤਨ : ਸ਼ਿਵ ਰਾਮ ਸਿੰਘ ਚੌਹਾਨ

ਭਾਜਪਾ ਆਗੂ ਸ਼ਿਵ ਰਾਮ ਸਿੰਘ ਚੌਹਾਨ ਨੇ ਕਿਹਾ ਕਿ ਬਸੰਤ ਪੰਚਮੀ ਦਾ ਤਿਉਹਾਰ ਪਵਿੱਤਰ ਤਿਉਹਾਰਾ 'ਚੋ ਇੱਕ ਮੰਨਿਆ ਗਿਆ ਹੈ। ਪੰਜਾਬ 'ਚ ਹੀ ਨਹੀ ਬਲਕਿ ਭਾਰਤ ਦੇਸ਼ 'ਚ ਪਤੰਗਬਾਜੀ ਦੀ ਪਰੰਪਰਾ ਕਾਫੀ ਪੁਰਾਣੀ ਹੈ। ਪਤੰਗਬਾਜ਼ਾ ਦੇ ਸ਼ੋਕੀਨਾ ਲਈ ਚੰਗੀ ਡੋਰ ਇਸਤੇਮਾਲ ਕਰਨਾ ਕੋਈ ਬੁਰੀ ਗੱਲ ਨਹੀ। ਮਗਰ ਪਾਬੰਦੀ ਸੁਦਾ ਚਾਈਨਾ ਡੋਰ ਨੇ ਕਈ ਕੀਮਤੀ ਜਾਨਾ ਨੂੰ ਅਜਾਈ ਗੁਆਇਆ ਹੈ। ਚਾਈਨਾ ਡੋਰ ਆਮ ਡੋਰ ਨਾਲੋ ਕਿੱਤੇ ਵੱਧ ਪੱਕੀ ਹੁੰਦੀ ਹੈ ਜਿਹੜੀ ਕਿ ਪਲਾਸਟਿਕ (ਨਾਈਲੋਨ) ਤੋਂ ਤਿਆਰ ਕੀਤੀ ਹੁੰਦੀ ਹੈ। ਪਤੰਗ ਕੱਟ ਹੋਣ ਤੋਂ ਬਾਅਦ ਜਾ ਕੰਟਰੋਲ ਤੋਂ ਬਾਹਰ ਹੋਣ ਕਾਰਨ ਜਦ ਧਰਤੀ ਤੋਂ ਕੁੱਝ ਹੀ ਦੂਰੀ ਤੇ ਉਡਦਾ ਹੈ ਤਾਂ ਅਜਿਹੇ 'ਚ ਜਿਹੜਾ ਵੀ ਪਸੂ ਪੰਛੀ ਜਾਂ ਇਨਸਾਨ ਇਸ ਦੀ ਲਪੇਟ 'ਚ ਆਉਂਦਾ ਹੈ ਨੂੰ ਹਾਦਸੇ ਦਾ ਸ਼ਿਕਾਰ ਬਣਾ ਲੈਂਦੀ ਹੈ ਕਿਉਕਿ ਇਹ ਡੋਰ ਟੁੱਟਣ ਦੀ ਵਜਾਏ ਚਮੜੀ ਚੀਰ ਕੇ ਅੰਦਰ ਵੜ ਜਾਂਦੀਆਂ ਹਨ। ਇਸ ਲਈ ਚਾਈਨਾ ਡੋਰ ਦਾ ਜਦ ਕੋਈ ਇਸਤੇਮਾਲ ਹੀ ਨਹੀ ਕਰੇਗਾ ਤਾਂ ਇਹ ਖੁਦ ਵਾ ਖੁਦ ਮਾਰਕੀਟ 'ਚ ਆਉਂਣੀ ਬੰਦ ਹੋ ਜਾਵੇਗੀ। ਸਾਨੂੰ ਸਭਨਾ ਨੂੰ ਚਾਈਨਾ ਡੋਰ ਦੇ ਇਸਤੇਮਾਲ 'ਚ ਮੁਕੰਮਲ ਪਾਬੰਦੀ ਰੱਖਣੀ ਚਾਹੀਦੀ ਹੈ।

ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੁਸਤੈਦ ਹੋ ਕੇ ਰੋਕਣ ਚਾਈਨਾ ਡੋਰ ਦੀ ਵਿੱਕਰੀ : ਅਜੇ ਮੰਗੂਪੁਰ

ਕਾਂਗਰਸ ਪਾਰਟੀ ਦੇ ਜ਼ਿਲਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਰਿਵਾਇਤੀ ਡੋਰ ਦਾ ਧਾਗਾ ਇੰਨ੍ਹਾ ਮਜਬੂਤ ਨਹੀ ਹੁੰਦਾ ਕਿ ਜਾਨਲੇਵਾ ਸਿੱਧ ਹੋ ਸਕੇ। ਰਿਵਾਇਤੀ ਡੋਰ ਕਿਸੇ ਪਸੂ ਪੰਛੀ ਨੂੰ ਵੀ ਵੱਡਾ ਨੁਕਸਾਨ ਨਹੀ ਪਹੁੰਚਾਉਂਦੀ ਜਿਹੜੀ ਕਿ ਅਸਾਨੀ ਨਾਲ ਤੋੜੀ ਜਾ ਕੱਟੀ ਜਾ ਸਕਦੀ ਹੈ। ਮਗਰ ਚਾਈਨਾ ਡੋਰ ਨੁਕਸਾਨ ਦੇਹ ਸਾਬਤ ਹੋ ਚੁੱਕੀ ਹੈ ਕਿਉਕਿ ਚਾਈਨਾ ਡੋਰ ਪਸੂਆਂ ਪੰਛੀਆਂ ਲਈ ਵੀ ਖਤਰਨਾਕ ਹੈ। ਉਥੇ ਹੀ ਪਤੰਗਬਾਜ ਦਾ ਖੁਦ ਦਾ ਵੀ ਨੁਕਸਾਨ ਕਰ ਜਾਂਦੀ ਹੈ। ਛੋਟੇ-ਛੋਟੇ ਬੱਚਿਆ ਲਈ ਘਾਤਕ ਹੈ ਜਿਹੜੀ ਕਿ ਬੱਚੇ ਦੀ ਉੱਗਲੀ ਤੋਂ ਲੈ ਕੇ ਗਰਦਨ ਕੱਟਣ ਦੇ ਦਰਦਨਾਕ ਹਾਦਸੇ ਸਾਹਮਣੇ ਆਏ ਹਨ। ਕੋਈ ਵੀ ਇਸ ਉਪਰ ਗੋਰ ਨਹੀ ਕਰ ਰਿਹੇ ਅਤੇ ਅੱਜ ਵੀ ਲੋਕ ਇਸ ਨੂੰ ਅਸਾਨੀ ਨਾਲ ਇਸਤੇਮਾਲ ਕਰ ਰਹੇ ਹਨ। ਗਰਾਂਉਂਡ ਲੇਵਲ ਤੇ ਹੋ ਰਹੇ ਹਾਦਸਿਆ ਨੂੰ ਵੇਖਦੇ ਹੋਏ ਚਾਈਨਾ ਡੋਰ ਉਪਰ ਪੁਲਿਸ ਪ੍ਰਸ਼ਾਸਨ ਨੂੰ ਸਖਤੀ ਨਾਲ ਪਾਬੰਦੀ ਲੱਗਾਉਣੀ ਚਾਹੀਦੀ ਹੈ ਅਤੇ ਲੋਕਾਂ ਵੀ ਅਪੀਲ ਹੈ ਕਿ ਇਸ ਜਾਨਲੇਵਾ ਡੋਰ ਦਾ ਇਸਤੇਮਾਲ ਨਾ ਕਰਨ।

ਅਧਿਆਪਕ ਸਕੂਲੀ ਬੱਚਿਆਂ ਨੂੰ ਚਾਈਨਾ ਡੋਰ ਪ੍ਰਤੀ ਕਰਨ ਜਾਗਰੂਕ : ਰਣਬੀਰ ਚੇਚੀ

ਆਮ ਆਦਮੀ ਪਾਰਟੀ ਦੇ ਆਗੂ ਰਣਬੀਰ ਚੇਚੀ ਦਾ ਕਹਿਣਾ ਹੈ ਕਿ ਡੋਰ ਦੇ ਵਿਉਪਾਰ ਨਾਲ ਜੁੜੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਮੌਤ ਵੰਡਣ ਵਾਲੀ ਚਾਈਨਾ ਡੋਰ ਨੂੰ ਉਹ ਨਾ ਖਰੀਦਣ ਤੇ ਨਾ ਅੱਗੇ ਵੇਚਣ ਕਿਉਕਿ ਉਨ੍ਹਾਂ ਦੀ ਵੇਚੀ ਡੋਰ ਨਾਲ ਉਨ੍ਹਾਂ ਦਾ ਕੋਈ ਅਪਨਾ ਵੀ ਮੌਤ ਦੇ ਮੂੰਹ ਜਾ ਸਕਦਾ ਹੈ। ਬੱਚਿਆ ਨੂੰ ਸਾਇਦ ਇਸ ਦੇ ਮਾੜੇ ਨਤੀਜਿਆ ਦਾ ਨਾ ਵੀ ਪਤਾ ਹੋਵੇ ਇਸ ਲਈ ਸਾਨੂੰ ਸਕੂਲਾਂ ਦੇ ਅਧਿਆਪਕਾਵਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਵਾਰੇ ਬੱਚਿਆਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਜੇਕਰ ਚਾਈਨਾ ਡੋਰ ਦੀ ਕੋਈ ਦੁਕਾਨਦਾਰ ਲੁਕ ਛਿਪ ਕੇ ਵਿਕਰੀ ਕਰਦਾ ਵੇਖਿਆ ਜਾਵੇ ਤਾਂ ਪੁਲਿਸ ਥਾਣੇ ਜਾ ਪ੍ਰਸ਼ਾਸਨਿਕ ਅਧਿਕਾਰੀਆ ਨੂੰ ਇਸ ਦੀ ਸੂਚਨਾਂ ਦਿੱਤੀ ਜਾਣੀ ਬਣਦੀ ਹੈ ਤਾਂ ਜੋ ਇਹੋ ਜਿਹੇ ਡੋਰ ਰੂਪੀ ਮੌਤ ਵੰਡਣ ਵਾਲਿਆ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ। ਚਾਈਨਾ ਡੋਰ ਦੀ ਵਿੱਕਰੀ ਵਾਲੇ ਦੁਕਾਨਦਾਰ ਤੇ ਕੜੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਪਾਬੰਦੀ ਸੁਦਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਉਪਰ ਹੋਵੇ ਕਾਰਵਾਈ : ਸਰਪੰਚ ਅਵਤਾਰ ਸਿੰਘ

ਅਵਤਾਰ ਸਿੰਘ ਸਰਪੰਚ ਪਿੰਡ ਕੰਗਨਾ ਬੇਟ ਨੇ ਕਿਹਾ ਚਾਈਨਾ ਡੋਰ ਦੀ ਪਿਛੋ ਹੀ ਪਾਬੰਦੀ ਹੋਣੀ ਚਾਹੀਦੀ ਹੈ ਤਾਂ ਜੋ ਲੋਕ ਇਸ ਦੀ ਵਰਤੋਂ ਕਰਨ ਦੀ ਵਜਾਏ ਰਿਵਾਇਤੀ ਡੋਰ ਹੀ ਇਸਤੇਮਾਲ ਕਰਨ। ਬੱਚਿਆ ਦੇ ਹੱਥ, ਉਗਲਾਂ ਅਤੇ ਗਿੱਚੀਆਂ ਚਾਈਨਾ ਡੋਰ ਨਾਲ ਵੱਢੇ ਜਾਣ ਦੀਆਂ ਆਮ ਘਟਨਾਵਾਂ ਹੁੰਦੀਆਂ ਹਨ ਉਥੇ ਹੀ ਚਾਈਨਾ ਡੋਰ ਨਾਲ ਬਹੁਤ ਸਾਰੇ ਪੰਛੀਆਂ ਅਤੇ ਮਨੁੱਖੀ ਜਾਨਾ ਵੀ ਜਾ ਚੁੱਕੀਆਂ ਹਨ। ਗਰਦਨ 'ਚ ਇਹ ਡੋਰ ਲਪੇਟਾ ਮਾਰਨ ਉਪਰੰਤ ਸਾਹ ਰਗ ਤੱਕ ਨੂੰ ਕੱਟ ਦਿੰਦੀ ਹੈ ਜਿਸ ਕਾਰਨ ਭਾਵੇ ਇਨਸਾਫ ਹੋਵੇ ਭਾਵੇ ਪਸੂ ਪੰਛੀ ਹੀ ਹੋਵੇ ਤੁਰੰਤ ਉਸ ਨੂੰ ਮੌਤ ਦੇ ਮੂੰਹ ਪਾ ਦਿੰਦੀ ਹੈ। ਮਗਰ ਚਾਈਨਾ ਡੋਰ ਨਾਲ ਦਿਨ ਪ੍ਰਤੀ ਦਿਨ ਹੋ ਰਹੇ ਹਾਦਸਿਆ ਤੋਂ ਇਹ ਗੱਲ ਜਰੂਰ ਸਾਹਮਣੇ ਆਉਂਦੀ ਹੈ ਕਿ ਇਸ ਦੀ ਵਿੱਕਰੀ ਧੜੱਲੇ ਨਾ ਹੋ ਰਹੀ ਹੈ। ਇਸ ਲਈ ਚਾਈਨਾ ਡੋਰ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ ਤੇ ਸ਼ਹਿਰ 'ਚ ਚਾਈਨਾ ਡੋਰ ਵੇਚ ਰਹੇ ਵਿਕਰੇਤਾਵਾਂ ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਕੀਮਤੀ ਜਾਨਾ ਬਚਾਈਆਂ ਜਾ ਸਕਨ।

ਚਾਈਨਾ ਡੋਰ ਵੇਚਣ ਵਾਲਿਆ ਖਿਲਾਫ ਹੋਵੇਗੀ ਸਖ਼ਤ ਕਾਰਵਾਈ : ਐਸਐਚਓ ਬਖਸ਼ੀਸ ਸਿੰਘ

ਪੁਲਿਸ ਥਾਣਾ ਸਿਟੀ ਬਲਾਚੌਰ ਦੇ ਮੁੱਖ ਅਫਸਰ ਬਖਸ਼ੀਸ ਸਿੰਘ ਨੇ ਕਿਹਾ ਕਿ ਖਤਰਨਾਕ ਜਾਨਲੇਵਾ ਹੈ ਜਿਸ ਨੂੰ ਵੇਚਣਾ ਅਤੇ ਇਸ ਦੀ ਵਰਤੋਂ ਕਰਨਾ ਕਾਨੂੰਨੀ ਅਪਰਾਧ ਹੈ ਚਾਈਨਾ ਡੋਰ ਵੇਚਣ ਤੇ ਇਸਤੇਮਾਲ ਕਰਨ ਵਾਲਿਆ ਉਪਰ ਪੁਲਿਸ ਦੀ ਬਾਜ ਅੱਖ ਹੈ ਅਤੇ ਪੁਲਿਸ ਵਲੋਂ ਅਜਿਹੇ ਅਨਸਰਾ ਦੇ ਫੜੇ ਜਾਣ ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਜੇਕਰ ਕੋਈ ਬੱਚਾ ਇਸ ਦੀ ਵਰਤੋਂ ਕਰਦਾ ਫੜਿਆ ਗਿਆ ਤਾਂ ਉਸ ਦੇ ਮਾਪਿਆ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ । ਚਾਈਨਾ ਡੋਰ ਵੇਚਣ ਅਤੇ ਵਰਤਣ ਵਾਲਿਆ ਬਾਰੇ ਵੀ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਣੀ ਆਮ ਲੋਕਾਂ ਦਾ ਮੁੱਢਲਾ ਫਰਜ਼ ਬਣਦਾ ਹੈ ਪੁਲਿਸ ਪ੍ਰਸ਼ਾਸਨ ਵਲੋਂ ਸਮੇਂ ਸਮੇਂ ਸਿਰ ਇਸ ਜਾਨ ਲੇਵਾ ਡੋਰ ਦੀ ਵਰਤੋਂ ਨਾ ਕੀਤੇ ਜਾਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਬਸੰਤ ਪੰਚਮੀਂ ਦੇ ਤਿਉਹਾਰ ਉਪਰ ਪਤੰਗਬਾਜੀ ਆਮ ਨਾਲੋ ਜਿਥਆਦਾ ਹੁੰਦੀ ਹੈ ਜਿਸ ਲਈ ਪੁਲਿਸ ਵਲੋਂ ਵੀ ਦੁਕਾਨਾ ਉਪਰ ਚੈਕਿੰਗ ਕੀਤੀ ਜਾਵੇਗੀ ਉਹਨਾਂ ਮਾਪਿਆ ਨੂੰ ਵੀ ਅਪੀਲ ਕੀਤੀ ਆਪਣੇ ਬੱਚਿਆ ਨੂੰ ਚਾਈਨਾ ਡੋਰ ਖਰੀਦਣ ਦੀ ਇਜਾਜਤ ਨਾ ਦੇਣ । ਉਹਨਾ ਤਾੜਨਾ ਕਰਦਿਆ ਆਖਿਆ ਕਿ ਕੋਈ ਵੀ ਇਸ ਡੋਰ ਦੀ ਵਿੱਕਰੀ ਕਰਦਾ ਜਾ ਇਸਤੇਮਾਲ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸ਼ਹੀਦ ਬਾਬਾ ਮੱਤੀ ਜੀ ਸੇਵ ਸੁਸਾਇਟੀ ਵੱਲੋਂ ੧੯ਵਾਂ ਖ਼ੂਨਦਾਨ ਕੈਂਪ ਲਗਾਇਆ

੭੧ ਦੇ ਕਰੀਬ ਸੰਗਤਾਂ ਨੇ ਕੀਤਾ ਖ਼ੂਨਦਾਨ



ਜੁਝਾਰ ਟਾਈਮਜ਼

ਆਦਮਪੁਰ, ੨੫ ਜਨਵਰੀ (ਕਰਮਵੀਰ ਸਿੰਘ) : ਗੁਰਦੁਆਰਾ ਸ਼ਹੀਦ ਬਾਬਾ ਮੱਤੀ ਡਰੋਲੀ ਕਲਾਂ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ ਦੀ ਦੇਖ-ਰੇਖ ਹੇਠ ਸ਼ਹੀਦ ਬਾਬਾ ਮੱਤੀ ਜੀ ਦਾ ਸ਼ਹੀਦੀ ਦਿਹਾੜਾ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਇਲਾਕੇ ਦੀ ਸਿਰਮੌਰ ਸੰਸਥਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਸਮੂਹ ਪਰਿਵਾਰ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਮਾਨਵਤਾ ਦੀ ਸੇਵਾ ਲਈ 19ਵਾਂ ਵਿਸ਼ਾਲ ਖ਼ੂਨਦਾਨ ਕੈਂਪ ਧੰਨ-ਧੰਨ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਮਹਾਰਾਜ ਜੀਆਂ ਦੀ ਪਾਵਨ ਪਵਿੱਤਰ ਸ਼ਹਾਦਤ ਨੂੰ ਯਾਦ ਕਰਦਿਆਂ ਸੱਚੀ ਸੁੱਚੀ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਲਗਵਾਇਆ ਗਿਆ। ਖ਼ੂਨਦਾਨ ਕੈਂਪ ਦੌਰਾਨ ਸਰਪੰਚ ਯੂਨੀਅਨ ਜਲੰਧਰ ਦੇ ਪ੍ਰਧਾਨ ਕੁਲਵਿੰਦਰ ਬਾਘਾ ਸਰਪੰਚ ਪਿੰਡ ਬੋਲੀਨਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸਰਪੰਚ ਕੁਲਵਿੰਦਰ ਬਾਘਾ ਵੱਲੋਂ ਮਾਨਵਤਾ ਦੀ ਸੱਚੀ-ਸੁੱਚੀ ਸੇਵਾ ਲਈ ਸੁਸਾਇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਹੋਇਆਂ ਸੰਗਤਾਂ 'ਚ ਸੁਸਾਇਟੀ ਦੇ ਕਾਰਜਾਂ ਬਾਰੇ ਵੀ ਵਿਸ਼ੇਸ਼ ਤੌਰ 'ਤੇ ਚਾਨਣਾ ਪਾਇਆ ਗਿਆ। ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਦੇ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਅਤੇ ਸ਼ਹੀਦ ਬਾਬਾ ਮੱਤੀ ਸੇਵ ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ, ਸੁਖਜੀਤ ਸਿੰਘ ਡਰੋਲੀ, ਵਾਇਸ ਪ੍ਰਧਾਨ ਇੰਦਰ ਮਿਨਹਾਸ ਸੈਕਟਰੀ ਲਖਵੀਰ ਸਿੰਘ ਵਲੋ ਸਾਂਝੇ ਤੋਰ 'ਤੇ ਮੁੱਖ ਮਹਿਮਾਨ ਸਰਪੰਚ ਕੁਲਵਿੰਦਰ ਸਿੰਘ ਬਾਘਾ ਅਤੇ ਖ਼ੂਨਦਾਨ ਕਰਨ ਵਾਲੇ ਦਾਨੀ ਸੱਜਣਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਅਤੇ ਸਤਿਕਾਰ ਭੇਟ ਕੀਤਾ ਗਿਆ।

ਏ.ਡੀ.ਜੀ.ਪੀ ਅਰਪਿਲ ਸ਼ੁਕਲਾ ੨੬ ਜਨਵਰੀ ਨੂੰ ਹੋਣ ਵਾਲੇ ਪ੍ਰੋਗਰਾਮ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਪੁੱਜੇ



ਜਲੰਧਰ, ੨੫ ਜਨਵਰੀ (ਨਿਰਮਲ ਸਿੰਘ, ਸਮਰਦੀਪ ਸਿੰਘ) : ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਏ.ਡੀ.ਜੀ.ਪੀ ਅਰਪਿਲ ਸ਼ੁਕਲਾ ਸ਼ਹਿਰ ਦੇ ਮਹਾਨਗਰ 'ਚ 26 ਜਨਵਰੀ ਦੇ ਪ੍ਰੋਗਰਾਮ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਆਈ.ਜੀ. ਗੁਰਸ਼ਰਨ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਐਸ.ਐਸ.ਪੀ ਦਿਹਾਤ ਸਵਰਨਦੀਪ ਸਿੰਘ, ਡੀ.ਸੀ.ਪੀ ਜਗਮੋਹਨ ਅਤੇ ਡੀ.ਸੀ.ਪੀ ਤੇਜਾ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਨੇ ਗਣਤੰਤਰ ਦਿਵਸ ਲਈ ਸ਼ਹਿਰ 'ਚ ਪੁਲਿਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਦਿਨ-ਰਾਤ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਕੋਈ ਇਤਰਾਜ਼ਯੋਗ ਘਟਨਾ ਨਾ ਵਾਪਰੇ ਅਤੇ ਦੂਜੇ ਰਾਜਾਂ ਅਤੇ ਸ਼ਹਿਰਾਂ ਤੋਂ ਆਉਣ ਵਾਲੇ ਵਾਹਨਾਂ ਦੀ ਮਹਾਂਨਗਰ 'ਚ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੀ ਕਿਸੇ ਸ਼ਰਾਰਤੀ ਅਨਸਰ ਬਾਰੇ ਕੋਈ ਗੁਪਤ ਸੂਚਨਾ ਮਿਲਦੀ ਹੈ ਤਾਂ ਉਹ ਇਸਦੀ ਸ਼ਿਕਾਇਤ ਨਜ਼ਦੀਕੀ ਪੁਲਿਸ ਸਟੇਸ਼ਨ 'ਚ ਕਰਨ। ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ 'ਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਨਿਭਾਈ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ ਨੇ ਉਨ੍ਹਾਂ ਨਾਲ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਜ ਪੱਧਰੀ ਸਮਾਗਮ ਦੇ ਸਾਰੇ ਪ੍ਰਬੰਧਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰੋਗਰਾਮ ਵਾਲੇ ਦਿਨ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਅਤੇ ਐਂਬੂਲੈਂਸ ਦਾ ਪ੍ਰਬੰਧ ਕਰਨ ਲਈ ਕਿਹਾ ਹੈ।

ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ : ਪ੍ਰਿਤਪਾਲ ਸਿੰਘ



ਲੁਧਿਆਣਾ, ੨੫ ਜਨਵਰੀ (ਭੱਟੀ): ਅੱਜ ਦਿੰਨ ਬੁੱਧਵਾਰ ਨੂੰ ਗੁਰ: ਦੁੱਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਗੁਰ: ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਹਰ ਬੁੱਧਵਾਰ ਦੀ ਤਰ੍ਹਾਂ ਇਸ ਬੁੱਧਵਾਰ ਨੂੰ ਵੀ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਵਿੱਚ ਭਾਈ ਰਜਿੰਦਰ ਪਾਲ ਸਿੰਘ ਖਾਲਸਾ ਨੇ ਆਪਣੇ ਜੱਥੇ ਸਮੇਤ ਸ੍ਰੀ ਜਪੁਜੀ ਸਾਹਿਬ ਅਤੇ ਚੋਪਈ ਸਾਹਿਬ ਦੇ ਪਾਠ ਕੀਰਤਨ ਰੂਪ ਵਿੱਚ ਕੀਤੇ। ਗੁਰ: ਸਾਹਿਬ ਦੇ ਰਾਗੀ ਜੱਥਿਆਂ ਤੋ ਇਲਾਵਾ ਭਾਈ ਗੁਰਪ੍ਰੀਤ ਸਿੰਘ ਕਾਨਪੁਰ ਵਾਲੇ, ਬੀਬੀ ਜਸਪ੍ਰੀਤ ਕੌਰ ਲਖਨਊ ਵਾਲੇ ਦੇ ਜੱਥਿਆਂ ਨੇ ਗੁਰਬਾਣੀ ਸ਼ਬਦ ਕੀਰਤਨ ਰਾਂਹੀ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਬਲਵਿੰਦਰ ਸਿੰਘ ਅਤੇ ਭਾਈ ਗੁਰਦਾਸ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਸੁੱਖਮਨੀ ਸਾਹਿਬ ਜੀ ਦੇ ਜਾਪ ਸੰਗਤੀ ਰੂਪ ਵਿੱਚ ਕੀਤੇ । ਇਸ ਉਪਰੰਤ ਸ੍ਰੀ ਸੁੱਖਮਨੀ ਸਾਹਿਬ ਜੀ ਦੀ ਚੱਲ ਰਹੀ ਲੜੀ ਮੁਤਾਬਿਕ ਅਸ਼ਟਪਤੀ ਦੇ ਇਕ ਪੰਨੇ ਦੀ ਵਿਆਖਿਆ ਗਿਆਨ ਕੁਲਵਿੰਦਰ ਸਿੰਘ ਵਿਧਵਾਨ ਨੇ ਵਿਸਥਾਰ ਪੂਰਵਕ ਕੀਤੀ ਅਤੇ ਦੂਰ ਦਰਾਡੇ ਤੋਂ ਆਈਆਂ ਸੰਗਤਾਂ ਨੂੰ ਪ੍ਰਭੂ ਚਰਨਾਂ ਨਾਲ ਜੋੜਿਆ। ਇਸ ਮਹਾਨ ਸਮਾਗਮ ਅੰਦਰ ਅਵਤਾਰ ਸਿੰਘ ਜਨਰਲ ਸਕੱਤਰ, ਰਣਦੀਪ ਸਿੰਘ, ਗੁਰਪ੍ਰੀਤ ਸਿੰਘ, ਕੰਵਲਪ੍ਰੀਤ ਸਿੰਘ, ਕੁਲਦੀਪ ਸਿੰਘ ਦੂਆ, ਸਤਨਾਮ ਸਿੰਘ, ਰਜਿੰਦਰਪਾਲ ਸਿੰਘ, ਗੁਰਦੀਪ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਹਰਜੋਤ ਸਿੰਘ, ਚੰਨਪ੍ਰੀਤ ਸਿੰਘ, ਅਰਵਿੰਦ ਪਾਲ ਸਿੰਘ ਧੰਜਲ ਅਤੇ ਬੀਬੀ ਰਜਿੰਦਰ ਕੋਰ ਖਾਲਸਾ ਮੈਂਬਰ ਧਰਮ ਪ੍ਰਚਾਰ ਕਮੇਟੀ ਸ੍ਰੋਮਣੀ ਗੁਰ: ਪ੍ਰਬੰਧਕ ਕਮੇਟੀ ਅੰਮ੍ਰਿਤਸਰ ਉਚੇਚੇ ਤੋਰ ਤੇ ਹਾਜਰ ਸਨ।

ਐਸ.ਡੀ.ਐਮ. ਬਲਾਚੌਰ ਨੂੰ ਜ਼ਿਲ੍ਹੇ ਵਿੱਚ ਬੈਸਟ ਈ.ਆਰ.ਓ. ਨਾਲ ਸਨਮਾਨਿਤ ਕੀਤਾ

ਜੁਝਾਰ ਟਾਈਮਜ਼



ਬਲਾਚੌਰ, ੨੫ ਜਨਵਰੀ (ਵਰਿੰਦਰ ਹੁੰਦਲ) : ਜਿਲ੍ਹਾ ਪ੍ਰਸ਼ਾਸਨ ਵਲੋਂ 25 ਜਨਵਰੀ ਨੂੰ 13ਵੇਂ ਨੈਸ਼ਨਲ ਵੋਟਰ ਦਿਵਸ ਦੇ ਸੰਬੰਧ 'ਚ ਜ਼ਿਲ੍ਹਾ ਪੱਧਰ ਦਾ ਸਮਾਗਮ ਆਰ. ਕੇ. ਆਰੀਆ ਕਾਲਜ, ਨਵਾਂਸ਼ਹਿਰ ਵਿਖੇ ਮਨਾਇਆ ਗਿਆ। ਇਸ ਸਮਾਗਮ ਵਿੱਚ ਵਧੀਆ ਕਾਰਗੁਜਾਰੀ ਲਈ ਐਸ. ਡੀ. ਐਮ. ਸ਼ ?ਰੀ ਵਿਕਰਮਜੀਤ ਸਿੰਘ ਪਾਂਥੇ, ਪੀ. ਸੀ. ਐਸ. ਨੂੰ ਜਿਲ੍ਹੇ ਵਿੱਚ ਸਰਵੋਤਮ ਚੋਣਕਾਰ ਰਜਿਸਟ ?ਰੇਸ਼ਨ ਅਫਸਰ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦਿੱਤਾ ਗਿਆ। ਇਸ ਮੌਕੇ ਏ. ਡੀ. ਸੀ. ਸ਼ ?ਰੀ ਰਾਜੀਵ ਵਰਮਾ, ਪੀ. ਸੀ. ਐਸ. ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਸਬੰਧ ਵਿੱਚ ਵਿਧਾਨ ਸਭਾ ਹਲਕਾ - 48, ਬਲਾਚੌਰ ਵਿਖੇ ਸਰਸਰੀ ਸੁਧਾਈ ਦਾ ਕੰਮ ਵਧੀਆ ਚੱਲ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਮੋਹਰੀ ਚੱਲ ਰਿਹਾ ਹੈ। ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਵਿੱਚ ਲਗਭਗ 88.5 ਪ੍ਰਤੀਸ਼ਤ ਕੰਮ ਸਮਾਪਤ ਕਰਕੇ ਪੂਰੇ ਜ਼ਿਲ੍ਹੇ ਵਿੱਚੋਂ ਸਭ ਤੋਂ ਅੱਗੇ ਚੱਲ ਰਿਹਾ ਹੈ। ਇਸ ਮੌਕੇ ਬੂਥ ਨੰਬਰ 44-ਟੱਪਰੀਆਂ ਰਾਣੇਵਾਲ ਦੇ ਬੀ. ਐਲ. ਓ. ਸ਼ ?ਰੀ ਗੁਰਦੇਵ ਸਿੰਘ ਨੂੰ ਜ਼ਿਲ੍ਹੇ ਵਿੱਚ ਸਭ ਤੋਂ ਪਹਿਲਾਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਮੁੰਕਮਲ ਕਰਨ ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸ਼ ?ਰੀ ਸੁਭਾਸ਼ ਚੰਦਰ, ਸਵੀਪ ਨੋਡਲ ਅਫ਼ਸਰ, 48-ਬਲਾਚੌਰ ਨੂੰ ਵਧੀਆਂ ਸੇਵਾਵਾਂ ਲਈ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਜੀ ਵਲੋਂ ਸਨਮਾਨਿਤ ਕੀਤਾ ਗਿਆ।

ਡਾ. ਯਾਮਿਨੀ ਭੂਸਣ ਨੇ ਡਾ. ਬਾਸੂ ਵਲੋਂ ਤਿਆਰ ਕੀਤੀ ਆਈਸੋਟਰੇਨ ਦਵਾਈ ਬਾਰੇ ਮਰੀਜਾਂ ਦਿੱਤੀ ਜਾਣਕਾਰੀ

ਜੁਝਾਰ ਟਾਈਮਜ਼



ਜਲੰਧਰ, ੨੫ ਜਨਵਰੀ (ਨਿਰਮਲ ਸਿੰਘ) : ਵਾਰਾਣਸੀ, ਕਾਸ਼ੀ ਹਿੰਦੂ ਯੂਨੀਵਰਸਿਟੀ, ਆਯੁਰਵੇਦ ਦੇ ਫੈਕਲਟੀ ਦੇ ਸਾਬਕਾ ਮੁੱਖੀ ਅਤੇ ਮੌਜੂਦਾ ਸੀ.ਈ.ਓ ਯਾਮਿਨੀ ਐਗਨੋਵਸ, ਪ੍ਰੋ. ਯਾਮਿਨੀ ਭੂਸ਼ਣ ਨੇ ਬੁੱਧਵਾਰ ਨੂੰ ਪਰਾਦਕਰ ਸਮ੍ਰਿਤੀ ਭਵਨ, ਗੋਲ ਘਰ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ 'ਚ ਪੱਤਰਕਾਰਾਂ ਨੂੰ ਦੱਸਿਆ ਕਿ ਆਈਸੋਟਰੇਨ ਆਈ. ਬੂੰਦਾਂ ਨੂੰ ਮੋਤੀਆਬਿੰਦ ਸਮੇਤ ਵੱਖ-ਵੱਖ ਜ਼ਿਲਿ ?ਹਆਂ ਦੇ ਨੁਕਸ ਦਾ ਇਲਾਜ ਕਰਨ ਦਾ ਇੱਕ ਸੁਰੱਖਿਅਤ ਅਤੇ ਆਸਾਨ ਤਰੀਕਾ ਪਾਇਆ ਗਿਆ ਹੈ। ਵਿਕਾਰ ਦੇ ਮਰੀਜ਼ਾਂ ਨੂੰ ਲਾਭ ਹੋਇਆ ਹੈ। ਡਬਲਯੂ.ਐਚ.ਓ ਦੇ ਅਨੁਸਾਰ ਅੰਨ੍ਹੇਪਣ ਦੀ ਸ਼ ?ਰੇਣੀ 'ਚ ਆਉਣ ਵਾਲੇ ਮਰੀਜ਼ਾਂ ਨੂੰ ਵੀ ਇਸ ਅਧਿਐਨ 'ਚ ਸ਼ਾਮਲ ਕੀਤਾ ਗਿਆ ਹੈ। ਆਯੁਰਵੇਦ ਦੀ ਇਸ ਆਈ ਡਰਾਪ ਦੀ ਵਰਤੋਂ ਕਰਨ ਨਾਲ ਅਣਗਹਿਲੀ ਨਾਲੋਂ ਵੱਧ ਅੱਖਾਂ ਦੀਆਂ ਬਿਮਾਰੀਆਂ 'ਚ ਸਕਾਰਾਤਮਕ ਨਤੀਜੇ ਪ੍ਰਾਪਤ ਹੋਏ। ਜੋ ਅੱਖਾਂ ਦੇ ਰੋਗਾਂ 'ਚ ਸਮਾਜ ਨੂੰ ਆਯੁਰਵੇਦ ਦਾ ਬਹੁਤ ਵੱਡਾ ਤੋਹਫਾ ਹੈ ਕਾਸ਼ੀ ਹਿੰਦੂ ਯੂਨੀਵਰਸਿਟੀ ਦੇ ਆਯੁਰਵੇਦ ਫੈਕਲਟੀ ਦੇ ਵਿਗਿਆਨੀ ਦੁਆਰਾ 2018-2020 ਤੱਕ ਬਾਸੂ ਆਈ ਹਸਪਤਾਲ, ਬਰੇਲੀ 'ਚ ਰਜਿਸਟਰਡ ਅੱਖਾਂ ਦੇ ਵਿਗਾੜ ਵਾਲੇ ਮਰੀਜ਼ਾਂ 'ਤੇ ਆਈਸੋਟਿਨ ਦੇ ਪ੍ਰਭਾਵ ਦਾ ਇੱਕ ਵਿਗਿਆਨਕ ਅਧਿਐਨ ਕੀਤਾ ਗਿਆ ਸੀ। ਇਸ ਮੌਕੇ ਆਈਸੋਟਿਨ ਦੇ ਪ੍ਰਭਾਵਾਂ ਦਾ ਵਿਸ਼ਲੇਸ਼ਣ ਕਰਨ ਲਈ 308 ਮਰੀਜ਼ਾਂ ਨੂੰ ਚਾਰ ਸਮੂਹਾਂ 'ਚ ਵੰਡਿਆ ਗਿਆ ਸੀ। ਇਸ 'ਚ ਪਹਿਲਾ ਗਰੁੱਪ ਅਜਿਹੇ ਮਰੀਜ਼ਾਂ ਦਾ ਸੀ। ਜਿਸ ਨੇ ਘੱਟ ਪਾਵਰ ਵਾਲੇ ਐਨਕਾਂ ਪਾਈਆਂ ਹੋਈਆਂ ਸਨ। ਦੂਜੇ ਗਰੁੱਪ 'ਚ ਉਹ ਮਰੀਜ਼ ਸਨ ਜਿਨ੍ਹਾਂ ਦੀ ਨਜ਼ਰ ਦੀ ਕਮਜ਼ੋਰੀ 6/18 ਤੱਕ ਸੀ ਅਤੇ ਤੀਜੇ ਗਰੁੱਪ 'ਚ ਉਹ ਮਰੀਜ਼ ਸਨ ਜਿਨ੍ਹਾਂ ਦੀ ਦ੍ਰਿਸ਼ਟੀ ਦੀ ਕਮਜ਼ੋਰੀ 6/60 ਤੱਕ ਸੀ। ਪ੍ਰੋਫੈਸਰ ਤ੍ਰਿਪਾਠੀ ਨੇ ਕਿਹਾ ਕਿ ਵੱਖ-ਵੱਖ ਸਮੂਹਾਂ ਦੇ ਇੱਕ ਖਾਸ ਅਧਿਐਨ ਤੋਂ ਪਤਾ ਲੱਗਾ ਹੈ ਕਿ ਗਰੁੱਪ ਇੱਕ ਅਤੇ ਦੋ ਦੇ 91% ਮਰੀਜ਼ਾਂ ਨੇ ਆਪਣੀਆਂ ਐਨਕਾਂ ਗੁਆ ਦਿੱਤੀਆਂ, ਜਦੋਂ ਕਿ ਗਰੁੱਪ ਤਿੰਨ 'ਚ 47% ਮਰੀਜ਼ਾਂ ਨੇ ਆਪਣੀਆਂ ਐਨਕਾਂ ਗੁਆ ਦਿੱਤੀਆਂ। ਗਰੁੱਪ ਚਾਰ (ਅੰਨ੍ਹੇਪਣ ਤੋਂ ਪੀੜਤ) 'ਚ, 61% ਮਰੀਜ਼ਾਂ ਨੇ ਕੁਝ ਹੱਦ ਤੱਕ ਰੋਸ਼ਨੀ ਮੁੜ ਪ੍ਰਾਪਤ ਕੀਤੀ ਹੈ ਜੋ ਉਨ੍ਹਾਂ ਨੂੰ ਆਪਣਾ ਰੋਜ਼ਾਨਾ ਕੰਮ ਕਰਨ ਦੇ ਯੋਗ ਬਣਾਉਂਦਾ ਹੈ।

ਪੁਲਿਸ ਜ਼ੁਲਮ ਦੀ ਸ਼ਿਕਾਰ ਭੈਣ ਲਈ ਨਿਆ ਮੰਗਦਾ-ਮੰਗਦਾ ਤੁਰ ਗਿਆ ਫੌਜ਼ੀ ਭਰਾ !

• ਅੰਤਿਮ ਅਰਦਾਸ ੧ ਫਰਵਰੀ ਨੂੰ • ੧੦ ਮਹੀਨਿਆਂ ਤੋਂ ਚੱਲ ਰਹੇ ਪੱਕੇ ਧਰਨੇ 'ਚ ੩ ਧਰਨਾਕਾਰੀ ਪਹਿਲਾਂ ਹੋ ਚੁੱਕੇ ਨੇ ਰੱਬ ਨੂੰ ਪਿਆਰੇ !

• ਕਾਂਗਰਸ ਰਾਜ 'ਚ ਮੁੱਦਾ ਚੁੱਕਣ ਵਾਲੀ ਹਲਕਾ ਵਿਧਾਇਕ ਦੀ ਚੁੱਪੀ ਰਹੱਸ ਬਣੀ ? • ਪ੍ਰਸਾਸ਼ਨ ਨੇ ਕਿੰਨੀਆਂ ਹੋਰ ਜਾਨਾਂ ਲੈਣੀਆਂ ? : ਆਗੂ

ਜੁਝਾਰ ਟਾਈਮਜ਼



ਜਗਰਾਉਂ, ੨੫ ਜਨਵਰੀ (ਰਛਪਾਲ ਸਿੰਘ) : ਅਨੁਸੂਚਿਤ ਜਾਤੀ ਪਰਿਵਾਰ ਦੀ ਮਾਂ-ਧੀ ਨੂੰ ਨਜਾਇਜ਼ ਹਿਰਾਸਤ 'ਚ ਰੱਖ ਕੇ ਰਾਤ ਨੂੰ ਅੱਤਿਆਚਾਰ ਕਰਨ ਸਬੰਧੀ ਦਰਜ ਮੁਕੱਦਮੇ ਦੇ ਦੋਸ਼ੀ ਡੀਐਸਪੀ, ਐਸਆਈ ਤੇ ਪੰਚ-ਸਰਪੰਚ ਦੀ ਗ੍ਰਿਫਤਾਰੀ ਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਜਮਹੂਰੀ ਜੱਥੇਬੰਦੀਆਂ ਵਲੋਂ 10 ਮਹੀਨਿਆਂ ਤੋਂ ਜਗਰਾਉਂ ਥਾਣੇ ਮੂਹਰੇ ਲੱਗੇ ਅਣਮਿਥੇ ਸਮੇਂ ਦੇ ਪੱਕੇ ਧਰਨੇ ਦਾ ਪਾਂਧੀ ਅਤੇ ਤੱਤਕਾਲੀ ਥਾਣਾਮੁਖੀ ਗੁਰਿੰਦਰ ਬੱਲ ਹੁਣ ਡੀਐਸਪੀ, ਐਸਆਈ ਰਾਜਵੀਰ ਦੇ ਜ਼ੁਲਮਾਂ ਕਾਰਨ ਮੌਤ ਦੇ ਮੂੰਹ ਜਾ ਪਈ ਮ੍ਰਿਤਕ ਕੁਲਵੰਤ ਕੌਰ ਦਾ ਜ਼ੇਰੇ ਇਲਾਜ ਭਰਾ ਸੱਤਪਾਲ ਸਿੰਘ ਆਖਰ ਦਮ ਤੋੜ ਗਿਆ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਦਰਸ਼ਨ ਸਿੰਘ ਧਾਲੀਵਾਲ ਤੇ ਮਨਪ੍ਰੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਸੱਤਪਾਲ ਸਿੰਘ ਮ੍ਰਿਤਕ ਕੁਲਵੰਤ ਕੌਰ ਦਾ ਛੋਟਾ ਭਰਾ ਸੀ ਅਤੇ ਭਾਰਤੀ ਫੌਜ ਵਿਚ ਸੇਵਾ ਨਿਭਾ ਰਿਹਾ ਸੀ ਅਤੇ 23 ਮਾਰਚ ਤੋਂ ਥਾਣਾ ਸਿਟੀ ਮੂਹਰੇ ਸ਼ੁਰੂ ਹੋਏ ਇਸ ਅਣਮਿਥੇ ਧਰਨੇ 'ਚ ਭਾਗ ਲੈਣ ਲਈ ਆਇਆ ਸੀ। ਉਨ੍ਹਾਂ ਦੱਸਿਆ ਕਿ ਧਰਨੇ ਦੁਰਾਨ ਰਾਤ ਦੀ ਡਿਊਟੀ ਕਰਨ ਵਾਲੇ ਫੌਜੀ ਦੀ ਅਚਾਨਕ ਤਬੀਅਤ ਬਿਗੜਣ ਕਾਰਨ ਲੁਧਿਆਣਾ ਤੇ ਫਿਰ ਚੰਡੀਗੜ੍ਹ ਰੈਫਰ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਪੀੜ੍ਹਤ ਪਰਿਵਾਰ ਸਮੇਤ ਜਮਹੂਰੀ ਜੱਥੇਬੰਦੀਆਂ ਦੇ ਆਗੂ ਸੰਗੀਨ ਧਾਰਾਵਾਂ ਅਤੇ ਐਸ.ਸੀ./ਐਸ.ਟੀ.ਐਕਟ-1989 ਅਧੀਨ ਦਰਜ ਮੁਕੱਦਮੇ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਪੀੜ੍ਹਤ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਧਰਨੇ 'ਚ ਕਰਮਵਾਰ 3 ਧਰਨਾਕਾਰੀ ਮਾਸਟਰ ਗੁਰਦੇਵ ਸਿੰਘ, ਬਾਬਾ ਹਾਕਮ ਸਿੰਘ ਤੇ ਮਨੀ ਜਗਰਾਉਂ ਪਹਿਲਾਂ ਹੀ ਰੱਬ ਨੂੰ ਪਿਆਰੇ ਹੋ ਚੁੱਕੇ ਹਨ ਪਰ ਪੰਜਾਬ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਜਦਕਿ ਧਰਨਾਕਾਰੀ ਮ੍ਰਿਤਕ ਕੁਲਵੰਤ ਕੌਰ ਦੀ ਬਿਰਧ ਮਾਤਾ ਸੁਰਿੰਦਰ ਕੌਰ ਨੇ ਧਰਨੇ 'ਚ ਪਹੁੰਚੀ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਆਪਣੇ ਖ਼ੂਨ ਨਾਲ ਲਿਖਿਆ ਖਤ ਵੀ ਭੇਜਿਆ ਸੀ ਅਤੇ ਵਿਧਾਇਕਾ ਬੀਬੀ ਹਰਪਾਲ ਸਿੰਘ ਚੀਮਾ ਹੁਣ ਕੈਬਨਿਟ ਮੰਤਰੀ ਨਾਲ ਲੈ ਕੇ ਮੌਤ ਨਾਲ ਜੂਝ ਰਹੀ ਕੁਲਵੰਤ ਕੌਰ ਨੂੰ ਮਿਲਣ ਵੀ ਆਈ ਸੀ ਅਤੇ ਵਿਧਾਇਕਾ ਬੀਬੀ ਨੇ ਕਾਂਗਰਸ ਰਾਜ ਸਮੇਂ ਪੁਲਿਸ ਅੱਤਿਆਚਾਰ ਦੇ ਇਸ ਮਾਮਲੇ ਨੂੰ ਵਿਧਾਨ ਸਭਾ 'ਚ ਬਹੁਤ ਹੀ ਜ਼ੋਰ-ਸ਼ੋਰ ਨਾਲ ਚੁੱਕਿਆ ਸੀ ਪਰ ਹੁਣ ਸਾਲ ਭਰ ਤੋਂ ਚੁੱਪੀ ਧਾਰ ਲਈ ਹੈ ਜੋ ਰਹੱਸ ਬਣ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿੰਦਗੀ ਤੇ ਮੌਤ ਨਾਲ ਜੂਝ ਰਹੇ ਪੁਲਿਸ ਅੱਤਿਆਚਾਰ ਦੀ ਸ਼ਿਕਾਰ ਮ੍ਰਿਤਕ ਕੁਲਵੰਤ ਕੌਰ ਰਸੂਲਪੁਰ ਦਾ ਛੋਟਾ ਭਰਾ ਸਤਪਾਲ ਸਿੰਘ ਰਸੂਲਪੁਰ ਭਾਰਤੀ ਫੌਜ਼ ਚੋਂ ਛੁੱਟੀ ਲੈ ਕੇ ਧਰਨੇ 'ਚ ਸ਼ਾਮਿਲ ਹੋਇਆ ਸੀ ਅਤੇ ਕੁੱਝ ਦਿਨਾਂ ਬਾਦ ਹੀ ਤਬੀਅਤ ਬਿਗੜਣ ਕਾਰਨ ਲੁਧਿਆਣੇ ਦੇ ਇੱਕ ਪ੍ਰਾਈਵੇਟ ਹਸਪਤਾਲ 'ਚ ਭਰਤੀ ਹੋਇਆ ਸੀ, ਜਿਥੋਂ ਉਸ ਨੂੰ ਕਮਾਂਡ ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ। ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਅਨੁਸਾਰ 6 ਮਹੀਨਿਆਂ ਤੋਂ ਜ਼ੇਰੇ ਇਲਾਜ ਫੌਜੀ ਨੇ ਅੱਜ ਆਖਰੀ ਸਾਹ ਲਿਆ ਅੰਤ ਮ੍ਰਿਤਕ ਭੈਣ ਲਈ ਨਿਆਂ ਮੰਗਦਾ-ਮੰਗਦ ?ਾ ਇੱਕ ਭਰਾ ਜਹਾਨੋਂ ਤੁਰ ਗਿਆ ਹੈ। ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਸਤਿਕਾਰ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਢੋਲਣ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜ਼ਿ.) ਦੇ ਸੂਬਾ ਸਕੱਤਰ ਜਸਦੇਵ ਸਿੰਘ ਲਲਤੋਂ ਤੇ ਜੱਗਾ ਸਿੰਘ ਢਿਲੋਂ ਨੇ ਪੀੜ੍ਹਤ ਪਰਿਵਾਰ ਦੇ ਜੀਅ ਦੇ ਜਾਨੀ ਨੁਕਸਾਨ ਲਈ ਪ੍ਰਸ਼ਾਸ਼ਨ ਤੇ ਪੰਜਾਬ ਸਰਕਾਰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸ਼ਨ ਨੇ ਪਤਾ ਨਹੀਂ ਹੋਰ ਕਿੰਨੀਆਂ ਕੁ ਜਾਂਨਾ ਲੈਣੀਆਂ ਹਨ ? ਕੇਕੇਯੂ ਦੇ ਜਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ ਤੇ ਜਗਰੂਪ ਸਿੰਘ ਝੋਰੜਾਂ ਨੇ ਕਿਹਾ ਕਿ ਦੋਸ਼ੀਆਂ 'ਤੇ ਗੈਰ-ਜ਼ਮਾਨਤੀ ਧਰਾਵਾਂ ਅਧੀਨ ਮੁਕੱਦਮਾ ਦਰਜ ਹੋਏ ਨੂੰ ਵੀ ਇੱਕ ਸਾਲ ਪੂਰਾ ਹੋ ਗਿਆ ਹੈ ਅਤੇ ਪੀੜ੍ਹਤਾ ਦੀ ਮੌਤ ਹੋਈ ਨੂੰ ਵੀ ਇੱਕ ਸਾਲ ਹੀ ਹੋਇਆ ਹੈ ਅਤੇ ਪ੍ਰਸ਼ਾਸ਼ਨ ਨੇ ਇੱਕ ਹੋਰ ਜਾਨ ਲੈ ਲਈ ਹੈ।

ਡਿਪਟੀ ਕਮਿਸ਼ਨਰ ਦੀ ਅਗਵਾਈ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ



ਜੁਝਾਰ ਟਾਈਮਜ਼

ਮਾਲੇਰਕੋਟਲਾ, ੨੫ ਜਨਵਰੀ (ਕੁਲਵੰਤ ਸਿੰਘ ਮੁਹਾਲੀ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 13ਵਾਂ ਰਾਸ਼ਟਰੀ ਵੋਟਰ ਦਿਵਸ "ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ ? ਸ਼ੋਅਰ" ਦੇ ਸਲੋਗਨ ਹੇਠ ਜ਼ਿਲ੍ਹਾ ਪੱਧਰ ਤੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਮਨਾਇਆ ਗਿਆ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਨੇ ਸ਼ਿਰਕਤ ਕੀਤੀ। ਇਸ ਮੌਕੇ ਵੋਟ ਪਾਉਣ ਪ੍ਰਤੀ ਵੋਟਰਾਂ ਨੂੰ ਪ੍ਰਣ ਵੀ ਦਿਵਾਇਆ ਕਿ " ਅਸੀਂ ਭਾਰਤ ਦੇ ਨਾਗਰਿਕ, ਲੋਕਤੰਤਰ ਵਿੱਚ ਪੂਰਾ ਵਿਸ਼ਵਾਸ ਰੱਖਦੇ ਹੋਏ ਇਹ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤੰਤਰੀ ਪਰੰਪਰਾਵਾਂ ਦੀ ਮਰਿਆਦਾ ਨੂੰ ਕਾਇਮ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਦੇ ਮਾਣ ਨੂੰ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾ ਸਾਰੀਆਂ ਚੋਣਾ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਾਂਗੇ। ਇਸ ਮੌਕੇ ਭਾਰਤ ਚੋਣ ਕਮਿਸ਼ਨ ਵੱਲੋਂ ਨੌਜਵਾਨ ਵੋਟਰਾਂ ਨੂੰ ਸੰਦੇਸ਼ ਦਿੱਤਾ ਅਤੇ "ਮੈਂ ਭਾਰਤ ਹੂੰ" ਗੀਤ ਵੀ ਲੋਕ ਅਰਪਣ ਕੀਤਾ ਗਿਆ।

ਇਮਪਰੂਵਮੈਂਟ ਟਰੱਸਟ ਤਰਨ ਤਾਰਨ ਦੇ ਚੇਅਰਮੈਨ ਦੀ ਦੁਬਾਰਾ ਹੋਵੇਗੀ ਨਿਯੁਕਤੀ : ਬਹਿੜਵਾਲ

ਜੁਝਾਰ ਟਾਈਮਜ਼



ਗੋਇੰਦਵਾਲ ਸਾਹਿਬ, ੨੫ ਜਨਵਰੀ, (ਨਰਿੰਦਰਪਾਲ ਸਿੰਘ ਕਾਲੜਾ) : ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦਿਨੀਂ ਇਮਪਰੂਵਮੈਂਟ ਟਰੱਸਟ ਦੇ ਚੇਅਰਮੈਨੀਆਂ ਦੀ ਨਿਉਕਤੀਆਂ ਦੀਆਂ ਲਿਸਟਾਂ ਜਾਰੀ ਕੀਤੀਆਂ ਗਈਆਂ ਸਨ ਜਿਨ੍ਹਾਂ ਵਿੱਚ ਜ਼ਿਲ੍ਹਾ ਤਰਨਤਾਰਨ ਦੀ ਲਿਸਟ ਚ ਨਾਮ ਲਿਖਣ ਵਿੱਚ ਗਲਤੀ ਹੋਈ ਸੀ। ਅੱਜ ਪ੍ਰੈਸ ਨੋਟ ਜਾਰੀ ਕਰਦਿਆਂ ਇਸ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਚੈਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ ,ਜਰਨਲ ਸਕੱਤਰ ਰਜਿੰਦਰ ਸਿੰਘ ਉਸਮਾ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਧੁੰਨਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਇਸ ਸਬੰਧੀ ਜਲਦ ਨਵੀਂ ਲਿਸਟ ਜਾਰੀ ਕਰੇਗੀ ਅਤੇ ਇਮਪਰੂਵਮੈਂਟ ਟਰੱਸਟ ਤਰਨ ਤਾਰਨ ਦੇ ਚੇਅਰਮੈਨ ਦੀ ਦੁਬਾਰਾ ਨਿਉਕਤੀ ਹੋਵੇਗੀ । ਉਨ੍ਹਾਂ ਕਿਹਾ ਕਿ ਵਰੁਣ ਕੁਮਾਰ ਨਾਮਕ ਕਿਸੇ ਵੀ ਸ਼ਖਸ਼ ਦਾ ਤਰਨ ਤਾਰਨ ਨਾਲ ਕੋਈ ਵੀ ਸੰਬੰਧ ਨਹੀਂ ਹੈ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੁਰਾਣੇ ਅਤੇ ਜੁਝਾਰੂ ਸਾਥੀ ਤਰਨ ਤਾਰਨ ਵਿਚ ਮੌਜੂਦ ਹਨ ਜਿਨ੍ਹਾਂ ਨੇ ਪਾਰਟੀ ਲਈ ਦਿਨ ਰਾਤ ਕੰਮ ਕੀਤਾ ਅਤੇ ਪਾਰਟੀ ਲਈ ਚਾਰ ਦੀਆਂ ਚਾਰ ਸੀਟਾਂ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਇਆਂ, ਇਸ ਲਈ ਇਹ ਜਿੰਮੇਵਾਰੀ ਤਰਨਤਾਰਨ ਦੇ ਹੀ ਕਿਸੇ ਆਗੂ ਨੂੰ ਮਿਲਣੀ ਚਾਹੀਦੀ ਹੈ ਜੋ ਕਿ ਪਾਰਟੀ ਵੱਲੋਂ ਜੱਲਦ ਦਿੱਤੀ ਜਾਵੇਗੀ ਅਤੇ ਪਾਰਟੀ ਦੇ ਵਰਕਰਾਂ ਦਾ ਉਤਸ਼ਾਹ ਹੋਰ ਵੀ ਦੂਣ ਸਵਾਇਆ ਹੋਵੇਗਾ।

ਸੁਲਤਾਨਵਿੰਡ ਕੰਨਿਆ ਸਕੂਲ ਵਿਖੇ ਮਨਾਇਆ ਵੋਟਰ ਦਿਵਸ ਅਤੇ ਗਣਤੰਤਰ ਦਿਵਸ



ਜੁਝਾਰ ਟਾਈਮਜ਼

ਅੰਮ੍ਰਿਤਸਰ, ੨੫ ਜਨਵਰੀ (ਗੁਰਚਰਨ ਸਿੰਘ) : ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਪਿ ?ਰੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਦੌਰਾਨ ਸ੍ਰੀਮਤੀ ਅਮਰਜੀਤ ਕੌਰ ਲੈਕਚਰਰ ਪੋਲ ਸਾਇੰਸ ਨੇ ਵਿਦਿਆਰਥੀਆਂ ਨੂੰ ਵੋਟਰ ਦਿਵਸ ਦੇ ਬਾਰੇ ਜਾਣੂ ਕਰਵਾਇਆ ਅਤੇ ਵੋਟ ਦੇ ਅਧਿਕਾਰ ਬਾਰੇ ਦੱਸਦੇ ਹੋਏ ਵੋਟ ਦੀ ਮਹੱਤਤਾ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਇਸ ਸੰਬੰਧੀ ਵਿਦਿਆਰਥੀਆਂ ਨੂੰ ਵੋਟਰ ਦਿਵਸ ਦੀ ਸਹੁੰ ਵੀ ਚੁਕਾਈ ਗਈ। ਪ੍ਰਿੰਸੀਪਲ ਅਮਰਜੀਤ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸ਼ਰਨਜੀਤ ਸਿੰਘ ਡੀ.ਪੀ. ਦੀ ਰਹਿਨੁਮਾਈ ਵਿੱਚ ਵਿਦਿਆਰਥਣਾਂ ਨੇ ਬੈਂਡ ਦੀਆਂ ਧੁਨਾਂ ਨਾਲ ਸਭ ਦਾ ਧਿਆਨ ਖਿੱਚਿਆ । ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਗਣਤੰਤਰ ਦਿਵਸ ਬਾਰੇ ਦੱਸਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਸਭ ਦਾ ਮਨ ਮੋਹ ਲਿਆ ਅਤੇ ਵਿਦਿਆਰਥਣਾਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ ਕਰਕੇ ਤਾਂ ਸਮਾਂ ਬੰਨ੍ਹ ਦਿੱਤਾ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਦੀ ਮਹਤੱਤਾ ਦੱਸਦੇ ਹੋਏ ਆਪਣੇ ਵੋਟ ਦੇ ਅਧਿਕਾਰ ਦੀ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਵੋਟ ਦੇ ਅਧਿਕਾਰ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਹੀ ਵੋਟਰ ਦਿਵਸ ਮਨਾਇਆ ਜਾਂਦਾ ਹੈ ਤਾਂ ਕਿ ਵਿਦਿਆਰਥੀ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਜਾਣੂ ਕਰਵਾਉਣ । ਸਾਰੇ ਸਮਾਗਮ ਦੇ ਮੰਚ ਸੰਚਾਲਕ ਦੀ ਭੂਮਿਕਾ ਮੈਡਮ ਸੁਖਰਾਜ ਕੌਰ ਨੇ ਬਾਖੂਬੀ ਢੰਗ ਨਾਲ ਨਿਭਾਈ। ਇਲਾਕੇ ਦੇ ਸਮੂਹ ਬੀ.ਐਲ.ਓਜ ਨੇ ਵੱਲੋਂ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸ੍ਰੀਮਤੀ ਨਰਿੰਦਰ ਕੌਰ, ਕੰਵਲਦੀਪ ਕੌਰ, ਇਕਬਾਲਜੀਤ ਕੌਰ, ਰਵਿੰਦਰਜੀਤ ਕੌਰ, ਰਵਿੰਦਰ ਕੌਰ : ਸੁਜਿੰਦਰ ਕੌਰ, ਮਨਪ੍ਰੀਤ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਮਨਜੀਤ ਕੌਰ ਅਤੇ ਸ੍ਰੀ ਅੰਕਿਤ ਸ਼ਰਮਾ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸਨ।

ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਅਤੇ ਆਲ ਇੰਡੀਆ ਕਸ਼ੱਤਰੀਆ ਮਹਾਸਭਾ ਵੱਲੋਂ ੧੩ਵਾਂ ਖ਼ੂਨਦਾਨ ਕੈਂਪ ਅੱਜ : ਡਿੰਪਲ ਰਾਣਾ

• ਮਹਾਰਾਣਾ ਪ੍ਰਤਾਪ ਪਾਰਕ 'ਚ ਆਯੋਜਿਤ ਕੈਂਪ 'ਚ ਸੈਂਕੜੇ ਨੌਜਵਾਨ ਵਾਲੰਟੀਅਰ ਕਰਣਗੇ ਖ਼ੂਨਦਾਨ




ਲੁਧਿਆਣਾ, ੨੫ ਜਨਵਰੀ (ਭੱਟੀ): ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਅਤੇ ਆਲ ਇੰਡੀਆ ਕਸ਼ੱਤਰੀਆ ਮਹਾਸਭਾ ਵੱਲੋਂ 26 ਜਨਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਡਿੰਪਲ ਰਾਣਾ ਅਤੇ ਰਾਕੇਸ਼ ਮਿਨਹਾਸ ਦੀ ਪ੍ਰਧਾਨਗੀ ਹੇਠ ਸਥਾਨਕ ਢੋਲੇਵਾਲ ਸਥਿਤ ਮਹਾਰਾਣਾ ਪ੍ਰਤਾਪ ਪਾਰਕ ਅਤੇ ਲਾਇਬ੍ਰੇਰੀ ਦੇ ਵਿਖੇ ਲਗਾਏ ਗਏ । ਇਸ ਕੈਂਪ ਵਿਚ ਸੈਂਕੜੇ ਨੌਜਵਾਨ ਵਾਲੰਟੀਅਰ ਖ਼ੂਨਦਾਨ ਕਰਣਗੇ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਆਜ਼ਾਦੀ ਦੀ ਲੜਾਈ ਤੋਂ ਪਹਿਲਾਂ ਅਤੇ ਬਾਅਦ ਸ਼ਹੀਦ ਹੋਏ ਜਵਾਨਾਂ ਨੂੰ ਪ੍ਰਣਾਮ ਕਰਣਗੇ। 74ਵੇਂ ਗਣਤੰਤਰਤਾ ਦਿਹਾੜੇ ਤੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸ਼ੁਰੂ ਹੋਏ ਇਸ ਕੈਂਪ ਵਿੱਚ ਮਹਾਂਨਗਰ ਦੀਆਂ ਰਾਜਨੀਤਿਕ, ਸਾਮਾਜਿਕ, ਧਾਰਮਿਕ ਅਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦੇ ਖ਼ੂਨਦਾਨ ਕਰਨ ਵਾਲੀ ਨੌਜਵਾਨ ਪੀੜ੍ਹੀ ਦੀ ਹੌਸਲਾ ਅਫਜ਼ਾਈ ਕਰਕੇ ਆਸ਼ੀਰਵਾਦ ਦੇਣਗੇ। ਉਪਰੋਕਤ ਜਾਣਕਾਰੀ ਆਲ ਇੰਡੀਆ ਕਸ਼ੱਤਰੀਆ ਮਹਾਸਭਾ ਪੰਜਾਬ ਦੇ ਪ੍ਰਧਾਨ ਡਿੰਪਲ ਰਾਣਾ ਨੇ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਕੈਂਪ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਮਹਾਰਾਣਾ ਪ੍ਰਤਾਪ ਦੇ ਵੰਸ਼ਜਾਂ ਨੇ ਹਮੇਸ਼ਾ ਹੀ ਦੇਸ਼–ਧਰਮ–ਸਮਾਜ ਦੀ ਸੇਵਾ ਵਿੱਚ ਬਿਨ੍ਹਾਂ ਕਿਸੇ ਲਾਲਚ ਅਤੇ ਅਹੁਦੇ ਦੀ ਤਾਂਘ ਦੇ ਕੰਮ ਕਰਦਿਆਂ ਅਪਣਾ ਵਿਸ਼ੇਸ਼ ਯੋਗਦਾਨ ਪਾਇਆ ਹੈ। ਇਸੇ ਕੜੀ ਤਹਿਤ ਪਿਛਲੇ 13 ਸਾਲਾਂ ਤੋਂ ਹਰ ਸਾਲ ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਅਤੇ ਆਲ ਇੰਡੀਆ ਕਸ਼ੱਤਰੀਆ ਮਹਾਸਭਾ ਵੱਲੋਂ ਸਾਂਝੇ ਤੌਰ 'ਤੇ ਮਨੁੱਖਤਾ ਦੀ ਸੇਵਾ ਪ੍ਰੋਗਰਾਮ ਤਹਿਤ ਲੋੜਵੰਦਾਂ ਦੀ ਮਦਦ ਲਈ ਖ਼ੂਨਦਾਨ ਕੀਤਾ ਜਾ ਰਿਹਾ ਹੈ। ਰਾਕੇਸ਼ ਮਿਨਹਾਸ ਨੇ ਦੱਸਿਆ ਕਿ ਕੈਂਪ ਦੌਰਾਨ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਟੀਮ ਖ਼ੂਨ ਇਕੱਠਾ ਕਰੇਗੀ। ਇਸ ਮੌਕੇ ਡਿੰਪਲ ਰਾਣਾ, ਰਾਕੇਸ਼ ਮਿਨਹਾਸ, ਅਨਿਲ ਠਾਕੁਰ, ਸੰਤ ਸਿੰਘ ਰਾਣਾ, ਰਾਣਾ ਰਣਜੀਤ ਸਿੰਘ, ਡੀ ਐਸ ਰਾਣਾ, ਭਗਤ ਸੰਜੀਵ ਕੁਮਾਰ, ਸੋਨੀ ਰਾਣਾ, ਆਸ਼ੂ ਰਾਣਾ, ਗੌਤਮ ਪੁੰਡੀਰ, ਕਮਲ ਡੱਡਵਾਲ, ਅਮਰਿੰਦਰ ਗੋਵਿੰਦ ਰਾਓ, ਸੰਜੀਵ ਰਾਣਾ, ਠਾਕੁਰ ਚੰਚਲ ਸਿੰਘ, ਵਿਸ਼ਵਜੀਤ ਠਾਕੁਰ, ਰਵਿੰਦਰ ਪਠਾਨੀਆ, ਰਣਧੀਰ ਪਰਮਾਰ, ਕੁਲਦੀਪ ਸ਼ਰਮਾ, ਦਿਨੇਸ਼ ਰਾਣਾ, ਰਾਜੇਸ਼ ਰਾਣਾ, ਮਨੋਹਰ ਸਿੰਘ ਚੰਦੇਲ ਆਦਿ ਵੀ ਹਾਜ਼ਰ ਸਨ।

ਨਜਾਇਜ਼ ਕਲੋਨੀ ਕੱਟਣ ਦੇ ਮਾਮਲੇ 'ਚ ਕਾਲੋਨਾਈਜ਼ਰ ਨਾਮਜ਼ਦ

ਜੁਝਾਰ ਟਾਈਮਜ਼

ਲੁਧਿਆਣਾ, ੨੫ ਜਨਵਰੀ (ਅਨਿਲ ਵਿੱਜ) ਨਾਜਾਇਜ਼ ਕਾਲੋਨੀਆਂ ਕੱਟਣ ਵਾਲਿਆਂ ਖਿਲਾਫ਼ ਗਲਾਡਾ ਵਿਭਾਗ ਵੱਲੋਂ ਵੱਡੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਕੱਲੇ ਥਾਣਾ ਸਦਰ ਅਧੀਨ ਆਉਂਦੇ ਖੇਤਰ ਵਿਚ ਨਾਜਾਇਜ਼ ਕਾਲੋਨੀ ਕੱਟਣ ਦੇ ਮਾਮਲੇ ਵਿੱਚ ਕਾਲੋਨਾਈਜ਼ਰ ਵਿਰੁੱਧ ਕੇਸ ਦਰਜ ਕਰਵਾ ਦਿੱਤਾ ਗਿਆ ਹੈ। ਵਧੀਕ ਅਫ਼ਸਰ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਮੱਲੀ ਦੇ ਹੁਕਮਾਂ ਤੇ ਜੂਨੀਅਰ ਇੰਜੀਨੀਅਰ ਅਮਨਦੀਪ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਸਦਰ ਦੀ ਪੁਲਸ ਨੇ ਹਰਦੇਵ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮਾਣਕਵਾਲ ਦੇ ਖਿਲਾਫ਼ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ਦੀ ਧਾਰਾ 36 (1) 36 (3) ਦੇ ਖਿਲਾਫ਼ ਕੇਸ ਦਰਜ ਕੀਤਾ ਹੈ।ਅਮਨਦੀਪ ਸਿੰਘ ਦੀ





ਸ਼ਿਕਾਇਤ ਅਨੁਸਾਰ ਪਿੰਡ ਮਾਣਕਵਾਲ ਵਿਖੇ ਪੁੱਡਾ ਦੀ ਮਨਜ਼ੂਰੀ ਬਿਨਾ ਉਕਤ ਵਿਅਕਤੀਆਂ ਨੇ ਸਰਪੰਚ ਨਾਮ ਦੀ ਅਣ-ਅਧਿਕਾਰਤ ਕਾਲੋਨੀ ਕੱਟ ਕੇ ਪਲਾਟਾਂ ਦੀ ਵੰਡ ਕੀਤੀ ਸੀ। ਇਨ੍ਹਾਂ ਨੇ ਨਾ ਤਾਂ ਰਜਿਸਟ੍ਰੇਸ਼ਨ ਕਰਵਾਈ ਅਤੇ ਨਾ ਹੀ ਲਾਇਸੈਂਸ ਲਿਆ। ਥਾਣਾ ਸਦਰ ਦੀ ਪੁਲਸ ਵਲੋਂ ਹੁਣ ਇਸ ਮਾਮਲੇ ਵਿਚ ਕੇਸ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।



ਗੋਲਡਨ ਗਰੁੱਪ ਆਫ ਸਕੂਲ ਵੱਲੋਂ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ

ਜੁਝਾਰ ਟਾਈਮਜ਼ **ਮੁੱਲਾਂਪੁਰ ਦਾਖਾ ੨੫ ਜਨਵਰੀ (ਮਲਕੀਤ ਸਿੰਘ)** - ਗੋਲਡਨ ਅਰਥ ਕਾਂਨਵੈਂਟ ਸਕੂਲ ਜੋਗੇਵਾਲਾ ਵਿਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆਙ ਇਸ ਸਮੇਂ ਬੱਚਿਆਂ ਨੂੰ ਪ੍ਰਿੰਸੀਪਲ ਸ਼੍ਰੀਮਤੀ ਅਨੁਰਾਧਾ ਪੁਰਬਾ ਜੀ ਵੱਲੋਂ ਬਸੰਤ ਪੰਚਮੀ ਬਾਰੇ ਚਾਨਣਾ ਪਾਇਆ ਗਿਆ ਉਨ੍ਹਾਂ ਨੇ ਕਿਹਾ ਕਿ ਅਸੀਂ ਬਸੰਤ ਪੰਚਮੀ ਦਾ ਤਿਉਹਾਰ ਅਕਸਰ ਹੀ ਪਤੰਗਬਾਜ਼ੀ ਕਰਕੇ ਮਨਾਉਂਦੇ ਹਾਂ ਜਿਸ ਵਿੱਚ ਸਾਨੂੰ ਚਾਇਨਾ ਡੋਰ ਭਾਵ ਪਲਾਸਟਿਕ ਵਾਲੀ ਡੋਰ ਦੀ ਵਰਤੋਂ ਨਹੀਂ ਕਰਨੀ ਚਾਹੀਦੀਙ ਇਸਤੋਂ ਉਪਰੰਤ ਬੱਚਿਆਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ ਜਿਸ ਦਾ ਬੱਚਿਆਂ ਨੇ ਖ਼ੂਬ ਆਨੰਦ ਮਾਣਿਆ। ਬੱਚਿਆਂ ਨੇ ਸ਼ੌਂਕ ਨਾਲ ਪਤੰਗਬਾਜ਼ੀ ਕੀਤੀ। ਪਤੰਗਬਾਜ਼ੀ ਵਿੱਚ ਕਿਸੇ ਵੀ ਬੱਚੇ ਨੇ ਚਾਈਨਾ ਡੋਰ ਦੀ ਵਰਤੋਂ ਨਹੀਂ ਕੀਤੀ ਇਸ ਤੋਂ ਇਲਾਵਾ ਬੱਚੇ ਬਸੰਤੀ ਪਹਿਰਾਵੇ ਵਿੱਚ ਸਜ ਕੇ ਆਏ ਸਨ। ਘਰਾਂ ਤੋਂ ਬੱਚੇ ਪੀਲੇ ਰੰਗ ਦੇ ਪਕਵਾਨ ਵੀ ਤਿਆਰ ਕਰਕੇ ਲਿਆਏਙ ਜਿਸ ਦਾ ਬੱਚਿਆਂ ਨੇ ਰਲ-ਮਿਲ ਕੇ ਖ਼ੂਬ ਆਨੰਦ ਮਾਣਿਆ ਬੱਚਿਆਂ ਦੁਆਰਾ ਬਸੰਤ ਪੰਚਮੀ ਨੂੰ ਦਰਸਾਉਂਦੇ ਕੁਝ ਪੋਸਟਰ ਤਿਆਰ ਕੀਤੇ ਗਏ, ਜਿੰਨ੍ਹਾਂ ਦੀ ਪ੍ਰਦਰਸ਼ਨੀ ਲਗਾਈ ਗਈ ਗੋਲਡਨ ਗਰੁੱਪ ਆਫ ਸਕੂਲ ਦੇ ਚੇਅਰਮੈਨ ਸ੍ਰੀ ਬਲਦੇਵ ਕ੍ਰਿਸ਼ਨ ਅਰੋੜਾ ਜੀ ਨੇ ਸਾਰੇ ਹੀ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਇਹ ਤਿਉਹਾਰ ਰਲ-ਮਿਲਕੇ ਮਨਾਉਣਾ ਚਾਹੀਦਾ ਹੈਙ ਉਨ੍ਹਾਂ ਦੇ ਨਾਲ ਸਕੂਲ ਦੇ ਪ੍ਰਧਾਨ ਡਾ. ਮਨਿੰਦਰਪਾਲ ਅਰੋੜਾ ਜੀ ਵੀ ਹਾਜ਼ਰ ਸਨ ਜਿਨ੍ਹਾਂ ਨੇ ਬੱਚਿਆਂ ਦੀਆਂ ਕਲਾਕਿਰਤਾਂ ਦੀ ਬਹੁਤ ਪ੍ਰਸ਼ੰਸਾ ਕੀਤੀ।

ਡੀ.ਏ.ਵੀ ਕਕਰਾਲਾ ਵਿਖੇ ਧੂਮਧਾਮ ਨਾਲ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਮਨਾਈ ਗਈ

ਜੁਝਾਰ ਟਾਈਮਜ਼

ਸਮਾਣਾ, ੨੫ ਜਨਵਰੀ (ਪ੍ਰੇਮ ਵਧਵਾ) - ਡੀ.ਏ.ਵੀ ਪਬਲਿਕ ਸਕੂਲ ਕਕਰਾਲਾ ਵਿਖੇ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਬੜੀ ਹੀ ਧੂਮ-ਧਾਮ ਨਾਲ ਮਨਾਈ ਗਈ। ਪ੍ਰਿੰਸੀਪਲ ਮਨੋਜ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਮਹਾਤਮਾ ਹੰਸਰਾਜ ਹਾਊਸ ਦੀ ਇੰਚਾਰਜ ਸ੍ਰੀਮਤੀ ਕਿਰਨਾ ਰਾਣੀ ਦੀ ਦੇਖ-ਰੇਖ ਹੇਠ ਸਮੁੱਚਾ ਪ੍ਰੋਗਰਾਮ ਸੰਪੰਨ ਹੋਇਆ।ਸਵੇਰ ਦੀ ਸਭਾ ਦੀ ਸ਼ੁਰੂਆਤ ਵੈਦਿਕ ਸੰਸਕ੍ਰਿਤੀ ਅਨੁਸਾਰ ਮੰਤਰਾਂ ਦੇ ਜਾਪ ਅਤੇ ਵਿੱਦਿਆ ਅਤੇ ਬੁੱਧੀ ਦੀ ਦੇਵੀ ਮਾਂ ਸਰਸਵਤੀ ਦੀ ਅਰਾਧਨਾ ਨਾਲ ਹੋਈ। ਦੇਸ਼ ਭਗਤੀ ਦੇ ਗੀਤ, ਕਵਿਤਾ ਉਚਾਰਨ ਅਤੇ ਭਾਸ਼ਣਾਂ ਨੇ ਪੂਰੇ ਸਕੂਲ ਦੇ ਵਿਹੜੇ ਦਾ ਮਾਹੌਲ ਬਦਲ ਦਿਤਾ। ਇਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਵੱਲੋਂ ਗਣਤੰਤਰ ਦਿਵਸ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਸਕੂਲ ਦੇ ਪ੍ਰਿੰਸੀਪਲ ਨੇ ਸਭ ਤੋਂ ਪਹਿਲਾਂ ਸਭ ਨੂੰ ਬਸੰਤ ਪੰਚਮੀ ਅਤੇ ਗਣਤੰਤਰ ਦਿਵਸ



ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਆਪਣੇ ਦੇਸ਼ ਦੀ ਸ਼ਾਨ ਅਤੇ ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਇਹ ਵੀ ਕਿਹਾ ਕਿ ਅਜਿਹੇ ਸਮਾਗਮਾਂ ਰਾਹੀ ਸਕੂਲ ਨਾ ਸਿਰਫ਼ ਬੱਚਿਆਂ ਨੂੰ ਉਤਸ਼ਾਹਿਤ ਕਰਦਾ ਹੈ ਸਗੋਂ ਉਨ੍ਹਾਂ ਵਿੱਚ ਭਾਈਚਾਰਕ ਸਾਂਝ ਦੀ ਭਾਵਨਾ ਵੀ ਪੈਦਾ ਕਰਦਾ ਹੈ। ਉਨ੍ਹਾਂ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਅਤੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਰਾਸ਼ਟਰੀ ਗੀਤ ਗਾਇਆ ਗਿਆ।

ਮੋਹਾਲੀ ਵਿਖੇ ੭੪ਵੇਂ ਗਣਤੰਤਰ ਦਿਵਸ ਸਬੰਧੀ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ

ਜੁਝਾਰ ਟਾਈਮਜ਼

ਐੱਸਏਐੱਸ ਨਗਰ, ੨੫ ਜਨਵਰੀ (ਤਿਲਕ ਰਾਜ) ਜਿਲ੍ਹਾ ਪ੍ਰਸ਼ਾਸਨ ਵਲੋਂ ਅੱਜ 74ਵੇ ਗਣਤੰਤਰਤਾ ਦਿਵਸ ਲਈ ਸ਼ਹੀਦ ਮੇਜ਼ਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋ ਕੌਮੀ ਝੰਡਾ ਲਹਿਰਾਉਂਣ ਦੀ ਰਸਮ ਅਦਾ ਕੀਤੀ ਗਈ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਲੋਂ ਦਸਿਆ ਗਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਵਿੱਚ ਪੰਜਾਬ ਦੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਨਵੀਂ ਅਤੇ ਨਵਿਆਉਣਯੋਗ ਊਰਜਾ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ਼ ?ਰੀ ਅਮਨ ਅਰੋੜਾ ਮੁੱਖ ਮਹਿਮਾਨ ਹੋਣਗੇ ਅਤੇ ਕੌਮੀ ਝੰਡਾ ਲਹਿਰਾਉਂਣ ਦੀ ਰਸਮ ਅਦਾ ਕਰਨਗੇ। ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਗਣਤੰਤਰਤਾ ਦਿਵਸ ਸੱਭਿਆਚਾਰਕ ਪ੍ਰੋਗਰਾਮ ਕਰਵਾਉਂਦੇ ਹੋਏ ਪੂਰੇ ਜਸ਼ਨਾਂ ਨਾਲ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਟੁਕੜੀਆਂ ਅਤੇ ਐਨਸੀਸੀ ਕੈਡਿਟਾਂ ਦੀਆਂ ਟੁਕੜੀਆਂ ਪਰੇਡ ਵਿੱਚ ਹਿੱਸਾ ਲੈ ਰਹੀਆਂ



ਹਨ। ਇਸ ਤੋਂ ਇਲਾਵਾ ਉਨਾਂ ਦਸਿਆ ਕਿ ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀ ਸੱਭਿਆਚਾਰਕ ਪ੍ਰੋਗਰਮਾ ਵਿੱਚ ਹਿੱਸਾ ਲੈਣਗੇ। ਸਤਲੁਜ ਪਬਲਿਕ ਸਕੂਲ ਡੇਰਾਬੱਸੀ ਦੇ ਵਿਦਿਆਰਥੀਆਂ ਵੱਲੋਂ ਫੈਨ ਡਰਿੱਲ ਪੇਸ਼ ਕੀਤੀ ਜਾਵੇਗੀ। ਸ਼ਿਵਾਲਿਕ ਸਕੂਲ, ਮੋਹਾਲੀ ਦੇ ਵਿਦਿਆਰਥੀ ਲੋਕ ਨਾਚ ਸਾਮੀ ਪੇਸ਼ ਕਰਨਗੇ। ਪ੍ਰੋਗਰਾਮ ਦੀ ਸਮਾਪਤੀ 'ਤੇ 3ਬੀ1 ਸਰਕਾਰੀ ਸਕੂਲ ਦੇ ਵਿਸ਼ੇਸ਼ ਬੱਚੇ ਰਾਸ਼ਟਰੀ ਗੀਤ ਪੇਸ਼ ਕਰਨਗੇ। ਇਸ ਮੌਕੇ ਜਨਤਕ ਸੇਵਾਵਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਬਾਜਰੇ ਦੇ ਪੌਸ਼ਟਿਕ ਲਾਭਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ੇਸ਼ ਬਾਜਰੇ ਦਾ ਸਟਾਲ ਵੀ ਲਗਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਇਹ ਜਸ਼ਨ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ,ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ (ਜ) ਸ੍ਰੀ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿ) ਸ੍ਰੀ ਇੰਦਰ ਪਾਲ, ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ, ਅਜਿੰਦਰ ਸਿੰਘ, ਐਸਪੀ ਹੈੱਡਕੁਆਰਟਰ ਤੋਂ ਇਲਾਵਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਜੂਨੀਅਰ ਮਾਡਲ ਹਾਈ ਸਕੂਲ ਵੇਰਕਾ ਵਿਖੇ ਮਨਾਇਆ ਗਣਤੰਤਰ ਦਿਵਸ

ਜੁਝਾਰ ਟਾਈਮਜ਼ **ਅੰਮ੍ਰਿਤਸਰ, ੨੫ ਜਨਵਰੀ (ਗੁਰਚਰਨ ਸਿੰਘ)**: ਬਟਾਲਾ ਰੋਡ ਵੇਰਕਾ ਸਥਿਤ ਜੂਨੀਅਰ ਮਾਡਲ ਹਾਈ ਸਕੂਲ ਵਿਖੇ ਗਣਤੰਤਰ ਦਿਵਸ ਸਕੂਲ ਡਾਇਰੈਕਟਰ ਧੀਰਜ ਸਿੰਘ (ਮੇਜਰ ਰਿਟਾਇਰਡ) ਦੇ ਨਿਰਦੇਸ਼ਾ ਅਤੇ ਪ੍ਰਿੰਸੀਪਲ ਸ੍ਰੀਮਤੀ ਰਜਵਿੰਦਰ ਕੌਰ ਦੀ ਅਗਵਾਈ 'ਚ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਵਿਦਿਆਰਥੀਆਂ ਨੇ ਆਪਣੇ ਭਾਸ਼ਣ ਵਿਚ ਗਣਤੰਤਰ ਦਿਵਸ ਦੇ ਮਹੱਤਵ ਤੋਂ ਸਾਰਿਆਂ ਨੂੰ ਜਾਣੂ ਕਰਵਾਇਆ। ਸਕੂਲ ਪਿੰ ?ਸੀਪਲ ਰਜਵਿੰਦਰ ਕੌਰ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ 26 ਜਨਵਰੀ ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ ਅਤੇ ਸਾਡਾ ਦੇਸ਼ ਗਣਤੰਤਰ ਦਿਵਸ ਐਲਾਨਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਅਤੇ ਕਰਤੱਵਾਂ ਨੂੰ ਚੰਗੀ ਤਰ੍ਹਾਂ ਨਿਭਾਉਣਾ ਚਾਹੀਦਾ ਹੈ ਅਤੇ ਚੰਗੇ ਨਾਗਰਿਕ ਬਣਨਾ ਚਾਹੀਦਾ ਹੈ। ਗਣਤੰਤਰ ਦਿਵਸ ਦੇ ਸ਼ੁੱਭ ਮੌਕੇ ਤੇ ਵਿਦਿਆਰਥੀਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਭਾਵਨਾ ਤੋਂ ਜਾਣੂ ਕਰਵਾਇਆ।ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸਨ।



ਗਣਤੰਤਰ ਦਿਵਸ ਆਪਸੀ ਪਿਆਰ ਭਾਵਨਾ ਨਾਲ ਮਨਾਉਣਾ ਚਾਹੀਦਾ : ਪੁਲਿਸ ਥਾਣਾ ਮੁਖੀ ਜੋਧਾਂ

ਜੁਝਾਰ ਟਾਈਮਜ਼

ਜੋਧਾਂ/ਪੱਖੋਵਾਲ, ੨੫ ਜਨਵਰੀ (ਸੁਖਵਿੰਦਰ ਸਿੰਘ ਅੱਬੂਵਾਲ) ੭੪ਵੇਂ ਗਣਤੰਤਰ ਦਿਵਸ ਦਾ ਜਿੱਥੇ ਪੂਰੇ ਭਾਰਤ ਵਾਸੀਆਂ ਨੂੰ ਚਾਅ ਹੈ ਉੱਥੇ ਸੱਭ ਨੂੰ ਰਲ ਮਿਲਕੇ ਇਹ ਦਿਨ ਆਪਸੀ ਪਿਆਰ ਭਾਵਨਾ ਦਾ ਸਬੂਤ ਦੇਣ ਦੀ ਵੀ ਬਹੁਤ ਲੋੜ ਹੈ ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਪੁਲਸ ਥਾਣਾ ਜੋਧਾਂ ਦੇ ਮੁਖੀ ਹਰਦੀਪ ਸਿੰਘ ਨੇ ਕਰਦਿਆ ਕਿਹਾ ਕਿ ਸਾਡੇ ਦੇਸ਼ ਨੂੰ ਇਕ ਬਹੁਤ ਵਧੀਆਂ ਸੰਵਿਧਾਨ ਮਿਲਿਆ ਹੈ ਜਿਸ ਸਦਕਾ ਸਾਡਾ ਦੇਸ਼ ਕਈ ਹੋਰ ਦੇਸ਼ਾਂ 'ਚੋ ਇੱਕ ਲੋਕਤੰਤਰ ਹੋਣ ਦਾ ਮਾਣ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ ਕਿ



ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਸੰਵਿਧਾਨ ਦਾ ਪਾਲਣਾ ਕਰਦੇ ਹੋਏ ਬਿਨ੍ਹਾਂ ਕਿਸੇ ਭੇਦ-ਭਾਵ ਅੱਜ ਦੇ ਦਿਨ ਇੱਕ ਪਲਟੇਫਾਰਮ ਦੇ ਇਕੱਠੇ ਹੋ ਕੇ ਤਿੰਰਗੇ ਦਾ ਸਨਮਾਨ ਕਰੀਏ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਜੋਧਾਂ ਇਲਾਕੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਦਿਨ ਰਾਤ ਗਸਤ ਕਰ ਰਹੀ ਹੈ ਅਤੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਜੇਕਰ ਕੋਈ ਵਿਅਕਤੀ ਤੁਹਾਡੇ ਨੇੜੇ ਸ਼ੱਕੀ ਜਾਪਦਾ ਹੈ ਜਾਂ ਕੋਈ ਗਲਤ ਹਰਕਤ ਕਰਦਾ ਤਾਂ ਉਸਦੀ ਤਰੁੰਤ ਬਿਨ੍ਹਾਂ ਡਰ ਪੁਲਸ ਨੂੰ ਇਤਲਾਹ ਦਿੱਤੀ ਜਾਵੇ ਉਸਦਾ ਮਾਣ ਸਨਮਾਨ ਵੀ ਕੀਤਾ ਜਾਵੇਗਾ।

ਈਸਟਵੁੱਡ ਇਟੰਰਨੈਸਲ ਸਕੂਲ ਵਿੱਚ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ ਬਸੰਤ ਦਾ ਤਿਉਹਾਰ

ਜੁਝਾਰ ਟਾਈਮਜ਼

ਮੁੱਲਾਂਪੁਰ ਦਾਖਾ ੨੫ ਜਨਵਰੀ (ਮਲਕੀਤ ਸਿੰਘ) - ਈਸਟਵੁੱਡ ਇਟਰਨੈਸਲ ਸਕੂਲ ਵਿੱਚ ਬਸੰਤ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਤਿਉਹਾਰ ਲਈ ਖਾਸ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਗਿਆਰਵੀਂ ਸ੍ਰੇਣੀ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਆਪਣੇ ਭਾਸ਼ਣ ਦੁਆਰਾ ਇਸ ਤਿਉਹਾਰ ਦੀ ਮਹੱਤਤਾ ਬਾਰੇ ਸਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ॥ ਇਸ ਤੋਂ ਬਾਅਦ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਦਾ ਗਾਇਨ ਕੀਤਾ।ਬਸੰਤ ਦੇ ਤਿਉਹਾਰ ਨਾਲ ਸਬੰਧਿਤ ਵਿਦਿਆਰਥੀਆਂ ਲਈ ਵੱਖ-ਵੱਖ ਤਰਾਂ ਦੇ ਮੁਕਾਬਲਿਆਂ ਜਿਵੇਂ ਕਲਰਿੰਗ, ਕਾਈਟ ਮੇਕਿੰਗ ਆਦਿ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਪ੍ਰੀ-ਪ੍ਰਾਇਮਰੀ ਵਿੰਗ ਦੇ



ਵਿਦਿਆਰਥੀ ਪੀਲੇ ਰੰਗ ਦੇ ਪਹਿਰਾਵੇ ਵਿੱਚ ਬੜੇ ਹੀ ਸੁੰਦਰ ਲਗ ਰਹੇ ਸਨ। ਸਾਰੇ ਬੱਚਿਆਂ ਦੁਆਰਾ ਪੀਲੇ ਰੰਗ ਦਾ ਖਾਣਾ ਲਿਆਂਦਾ ਗਿਆ ਜੋ ਕਿ ਮਿਲ ਕੇ ਖਾਧਾ। ਇਸ ਮੌਕੇ ਤੇ ਪ੍ਰਿੰ: ਡਾ. ਅਮਨਦੀਪ ਕੌਰ ਬਖਸ਼ੀ ਨੇ ਕਿਹਾ ਕਿ ਇਹੋ ਜਿਹੇ ਤਿਉਹਾਰ ਵਿਦਿਆਰਥੀਆਂ ਨੂੰ ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ ਅਤੇ ਸਾਰੇ ਵਿਦਿਆਰਥੀਆਂ ਨੂੰ ਆਪਸੀ ਭੇਦ-ਭਾਵ ਭੁਲਾ ਕੇ ਇੱਕ ਆਦਰਸ਼ ਮਨੁੱਖ ਵਾਂਗ ਇਸ ਸਮਾਜ ਵਿੱਚ ਆਪਣਾ ਰੋਲ ਨਿਭਾਉਣਾ ਚਾਹੀਦਾ ਹੈ। ਪ੍ਰਧਾਨ ਸ. ਦਮਨਜੀਤ ਸਿੰਘ ਮੋਹੀ ਨੇ ਇਸ ਤਿਉਹਾਰ ਨੂੰ ਸਕੂਲ ਵਿੱਚ ਮਨਾਏ ਜਾਣ ਦੀ ਸ਼ਲਾਘਾ ਕੀਤੀ ਅਤੇ ਆਪਸੀ ਮਿਲਵਰਤਨ ਦਾ ਸੰਦੇਸ਼ ਦਿੱਤਾ।

ਜੀ. ਐਨ. ਪੀ. ਐਸ. ਮੁੱਲਾਂਪੁਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਿਖਣ ਭਗਤੀ ਪ੍ਰਤੀਯੋਗਤਾ ਕਰਵਾਈ

ਜੁਝਾਰ ਟਾਈਮਜ਼ **ਮੁੱਲਾਂਪੁਰ ਦਾਖਾ ੨੫ ਜਨਵਰੀ 2023(ਮਲਕੀਤ ਸਿੰਘ)** -ਮੁੱਲਾਪੁਰ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਜੀ. ਐਨ .ਪੀ. ਐਸ. ਮੁੱਲਾਂਪੁਰ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਤਿ ਲਿਖਣ ਭਗਤੀ ਪ੍ਰਤੀਯੋਗਤਾ ਦੀ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਕਰਵਾਈ ਗਏ।ਇਸ ਵਿੱਚ ਤੀਸਰੀ ਸ਼੍ਰਣੀ ਤੋਂ ਲੈ ਕੇ ਬਾਰ੍ਹਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀ ਅਤੇ ਹੋਰ ਸੰਗਤ (ਬੱਚਿਆਂ ਸੇ ਮਾਪਿਆਂ ਨੇ ਭਾਗ ਲਿਆ।ਇਸ ਵਿੱਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਾਹਿਗੁਰੂ ਸਿਮਰਨ, ੳ ਤੋਂ ਲ਼ ਤੱਕ ਵਰਨਮਾਲਾ, ਮੂਲਮੰਤਰ ਗੁਰਮੁੱਖੀ ਵਿੱਚ ਗਿਣਤੀ ਪੰਜ ਪ੍ਰਕਾਰ ਚਾਰ ਸਾਹਿਬਜ਼ਾਦਿਆਂ ਪੰਜ ਪਿਆਰਿਆਂ ਅਤੇ ਦਸ ਗੁਰੂ ਸਾਹਿਬਾਨਾਂ, ਪੰਜ ਤਖ਼ਤਾਂ ਤੇ ਪੰਜ ਕਕਾਰਾਂ ਦੇ ਨਾਮ ਵਿਦਿਆਰਥੀਆਂ ਨੂੰ ਅਕਤੂਬਰ ਮਹੀਨੇ (2022) ਤੋ 31 ਦਸੰਬਰ 2022 ਤੱਕ ਪ੍ਰੋਜੈਕਟ ਦੇ ਰੂਪ ਵਿੱਚ ਪੂਰਾ ਕੀਤਾ। ਸਕੂਲ ਦੇ ਲਗਭਗ 75 ਸਾਲ ਵਿਦਿਆਂਰਥੀਆਂ ਅਤੇ ਮਾਪਿਆ ਨੇ ਇਸ ਪ੍ਰਤੀਯੋਗਤਾ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸਕੂਲ ਦੇ ਸਮੁੱਚੀ ਪ੍ਰਬੰਧਕੀ ਕਮੇਟੀ ਅਤੇ ਪ੍ਰਿੰਸੀਪਲ ਸ਼੍ਰੀ ਮਾਨ ਰਵੀ ਕਾਂਤ ਗੁਪਤਾ ਜੀ ਨੇ ਵਿਦਿਆਰਥੀਆਂ ਨੂੰ ਸਿੱਖ ਧਰਮ ਨਾਲ ਜੁੜਨ ਲਈ ਪ੍ਰੇਰਿਆਂ.ਅਤੇ ਐਜੁਕੇਟ ਪੰਜਾਬ ਪ੍ਰੋਜੈਕਟ ਦੀ ਸੰਸਥਾ ਨੇ ਪ੍ਰਤੀਯੋਗੀ ਵਿਦਿਆਰਥੀਆਂ ਨੂੰ ਇਨਾਮ ਤਕ ਸੀਸ ਕੀਤੇ।



੧੦ ਸਾਲ ਤੋਂ ਪੌਦੇ ਲਗਾ ਕੇ ਕੁਦਰਤ ਦੀ ਸੇਵਾ ਕਰ ਰਿਹਾ ਸਿਕੰਦਰ ਮਾਨ

ਜੁਝਾਰ ਟਾਈਮਜ਼ **ਜੰਡਿਆਲਾ ਗੁਰੂ, ੨੫ ਜਨਵਰੀ (ਸਿਮਰਤ ਪਾਲ ਸਿੰਘ)** ਜੰਡਿਆਲਾ ਗੁਰੂ ਵਾਸੀ ਸਮਾਜ ਸੇਵੀ ਸਿਕੰਦਰ ਮਾਨ ਜੋ ਪਿਛਲੇ 10 ਸਾਲ ਤੋਂ ਪੌਦੇ ਲਗਾ ਕੇ ਮਾਨਵਤਾ ਦੀ ਸੇਵਾ ਕਰ ਰਿਹਾ ਹੈ।ਪੱਤਰਕਾਰਾਂ ਨਾਲ ਗੱਲ ਕਰਦਿਆਂ ਹੋਇਆ ਸਿਕੰਦਰ ਮਾਨ ਨੇ ਕਿਹਾ ਉਹ ਕਾਰ ਸੇਵਾ ਵਾਲੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਤੋਂ ਪ੍ਰਭਾਵਤ ਹੋ ਕੇ ਜੰਡਿਆਲਾ ਗੁਰੂ ਅਤੇ ਇਸ ਦੇ ਆਸਪਾਸ ਦੇ ਇਲਾਕੇ ਵਿਚ ਪੌਦੇ ਲਗਾਉਣ ਦੀ ਸੇਵਾ ਬੀਤੇ 10 ਸਾਲ ਤੋਂ ਨਿਭਾਅ ਰਿਹਾ ਹੈ। ਉਸਨੇ ਕਿਹਾ ਉਹ ਹੁਣ ਤੱਕ ਕਰੀਬ ਪੰਜ ਹਜ਼ਾਰ ਤੋਂ ਵੱਧ ਪੌਦੇ ਲਗਾ ਚੁੱਕਾ ਹੈ।ਉਹ ਸੜਕਾਂ ਦੇ ਕੰਢਿਆਂ, ਖੇਡ ਮੈਦਾਨਾਂ, ਧਾਰਮਿਕ ਸਥਾਨਾਂ, ਬਿਨਾਂ ਖੇਤੀਬਾੜੀ ਵਾਲੀ ਜ਼ਮੀਨ ਉਪਰ ਰੁੱਖ ਲਗਾਉਂਦਾ ਹੈ।ਸਿਕੰਦਰ ਨੇ ਦੱਸਿਆ ਉਹ ਪੌਦਿਆਂ ਦੇ ਰੁੱਖ ਬਣਨ ਤੱਕ ਉਨ੍ਹਾਂ ਦਾ ਪਾਲਣ-ਪੋਸ਼ਣ ਕਰਦਾ ਹੈ। ਉਸ ਨੇ ਦੱਸਿਆ ਜਦੋਂ ਤੱਕ ਪੌਦਾ ਜ਼ਮੀਨ ਵਿਚ ਪੂਰੀ ਤਰ੍ਹਾਂ ਜੜ੍ਹ ਨਹੀਂ ਫੜ ਲੈਂਦਾ, ਉਦੋਂ ਤੱਕ ਉਸਦਾ ਨਵੇਂ ਜੰਮੇ ਬੱਚੇ ਵਾਂਗ ਧਿਆਨ ਰੱਖਣਾ ਪੈਂਦਾ ਹੈ। ਉਸ ਨੇ ਲੋਕਾਂ ਨੂੰ ਅਪੀਲ ਕਰਦਿਆਂ ਹੋਇਆਂ ਕਿਹਾ ਸਭ ਨੂੰ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਗਾਉਣੇ ਚਾਹੀਦੇ ਹਨ ਕਿਉਂਕਿ ਇਸ ਸਮੇਂ ਪੂਰਾ ਸੰਸਾਰ ਪੀਣ ਵਾਲੇ ਪਾਣੀ ਅਤੇ ਵਾਤਾਵਰਣ ਪ੍ਰਦੂਸ਼ਣ ਨਾਲ ਜੂਝ ਰਿਹਾ ਹੈ। ਉਸਨੇ ਕਿਹਾ ਪੇੜ ਪੌਦੇ ਸਾਲਾਂ ਤਕ ਵਾਤਾਵਰਣ ਨੂੰ ਸਵੱਛ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਸਾਨੂੰ ਸਭ ਨੂੰ ਮਿਲ ਕੇ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਗਾਉਣੇ ਚਾਹੀਦੇ ਹਨ।



ਈਸਟਵੁੱਡ ਇੰਟਰਨੈਸ਼ਲ ਸਕੂਲ ਵਿੱਚ ਮਨਾਇਆ ਗਿਆ ਗਣਤੰਤਰ ਦਿਵਸ

ਜੁਝਾਰ ਟਾਈਮਜ਼

ਮੁੱਲਾਂਪੁਰ ਦਾਖਾ ੨੫ ਜਨਵਰੀ (ਮਲਕੀਤ ਸਿੰਘ) - ਈਸਟਵੁੱਡ ਇੰਟਰਨੈਸ਼ਲ ਸਕੂਲ ਵਿੱਚ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਸ ਨਾਲ ਸਬੰਧਤ ਖਾਸ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਨੇ 'ਮੈਲੀ ਧਰਤੀ ਮੈਲਾ ਆਕਾਸ਼ ' ਸ਼ਬਦ ਗਾਇਨ ਕਰਕੇ ਕੀਤੀ।ਸਕੂਲ ਦੀ ਵਿਦਿਆਰਥਣ ਸਮਰੀਨ ਕੌਰ ਨੇ ਗਣਤੰਤਰ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵਿਚਾਰ ਸਾਂਝੇ ਕੀਤੇ।ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਦੀ ਭਾਵਨਾ ਨਾਲ ਭਰਪੂਰ 'ਸੰਦੇਸ਼ੈ ਆਤੇ ਹੈਂ ' ਸਮੂਹ ਗਾਣ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਸਕੂਲ



ਦੇ ਵਿਦਿਆਰਥੀਆਂ ਵਲੋਂ 'ਦੇਸ਼ ਰੰਗੀਲਾ' ਅਤੇ 'ਮੇਰੇ ਦੇਸ਼ ਕੀ ਧਰਤੀ' ਗੀਤਾਂ ਦੀਆਂ ਧੁਨਾਂ ਉੱਪਰ ਸਮੂਹ ਨਾਚ ਪੇਸ਼ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਨੇ ਸੰਬੋਧਨ ਕਰਦੇ ਹੋਏ ਦੇਸ਼ ਦੇ ਸੰਵਿਧਾਨ ਦੀ ਹੋਂਦ ਤੋਂ ਜਾਣੂ ਕਰਵਾਉਂਦਿਆਂ ਸੰਵਿਧਾਨ ਪ੍ਰਤੀ ਸਤਿਕਾਰ ਅਤੇ ਮਾਣ ਦੀ ਭਾਵਨਾ ਹਮੇਸ਼ਾ ਆਪਣੇ ਮਨਾਂ ਵਿੱਚ ਵਸਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਨਿਭਾਏ ਜਾਣ ਵਾਲੇ ਫਰਜ਼ਾਂ ਵੱਲ ਧਿਆਨ ਦਿਵਾਉਂਦਿਆਂ ਇੱਕ ਜਿੰਮੇਵਾਰ ਅਤੇ ਸੁਚੇਤ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕੀਤਾ ਪ੍ਰਧਾਨ ਸ.ਮੋਹੀ ਨੇ ਸਕੂਲ ਵਿੱਚ ਪ੍ਰਿੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਦੁਆਰਾ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਸੱਚੇ ਅਤੇ ਸੁਹਿਰਦ ਯਤਨਾਂ ਦੁਆਰਾ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਸਪਰਿੰਗ ਫਲਿਡਜ਼ ਸਕੂਲ ਵਿਖੇ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ, ੨੫ ਜਨਵਰੀ (ਗੁਰਚਰਨ ਸਿੰਘ) : ਅਜ਼ਾਦ ਨਗਰ ਸਥਿਤ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰ?ਸੀਪਲ ਸ੍ਰੀਮਤੀ ਤਜਿੰਦਰ ਮਲਹੋਤਰਾ ਦੀ ਅਗਵਾਈ ਹੇਠ ਗਣਤੰਤਰ ਦਿਵਸ ਬੜੇ ਜੋਸ਼ ਨਾਲ ਮਨਾਇਆ। ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਜੁੜੇ ਨਾਟਕ ਅਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਪਿੰ?ਸੀਪਲ ਸ੍ਰੀਮਤੀ ਤਜਿੰਦਰ ਮਲਹੋਤਰਾ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਕਿਹਾ ਕਿ ਇਹ ਉਹ ਦਿਹਾੜਾ ਹੈ ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਯਾਦ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ। ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਆਜ਼ਾਦ ਭਾਰਤ ਦਾ



ਗੱਤਕਾ ਕੋਚ ਯੋਗਰਾਜ ਸਿੰਘ ਦੀ ਸਿਖਲਾਈ ਤੇ ਕੋਚਿੰਗ ਡਾਇਰੈਕਟੋਰੇਟ ਵਿੱਚ ਡਾਇਰੈਕਟਰ ਵਜੋਂ ਨਿਯੁਕਤੀ

ਜੁਝਾਰ ਟਾਈਮਜ਼

ਐੱਸਏਐੱਸ ਨਗਰ, ੨੫ ਜਨਵਰੀ (ਤਿਲਕ ਰਾਜ) ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਵੱਲੋਂ ਵੱਲੋਂ ਦੇਸ਼ ਵਿੱਚ ਗੱਤਕਾ ਸਿਖਲਾਈ ਤੇ ਕੋਚਿੰਗ ਬਾਰੇ ਕਾਰਜਾਂ ਨੂੰ ਵਧੇਰੇ ਪ੍ਰਗਤੀਸ਼ੀਲ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ 'ਸਿਖਲਾਈ ਤੇ ਕੋਚਿੰਗ ਡਾਇਰੈਕਟੋਰੇਟ' ਸਥਾਪਿਤ ਕੀਤਾ ਗਿਆ ਹੈ ਤਾਂ ਜੋ ਵਿਸ਼ਵ ਗੱਤਕਾ ਫੈਡਰੇਸ਼ਨ ਦੀ ਪ੍ਰਮਾਣਿਤ ਗੱਤਕਾ ਨਿਯਮਾਂਵਲੀ ਮੁਤਾਬਿਕ ਰਾਸ਼ਟਰ ਪੱਧਰ ਉਤੇ ਖਿਡਾਰੀਆਂ, ਰੈਫਰੀਆਂ, ਕੋਚਾਂ ਤੇ ਤਕਨੀਕੀ ਅਧਿਕਾਰੀਆਂ ਨੂੰ ਇੱਕ ਸਮਾਨ ਗੱਤਕਾ ਸਿਖਲਾਈ ਦਿੱਤੀ ਜਾ ਸਕੇ। ਉਕਤ ਕਾਰਜਾਂ ਨੂੰ ਵਿਧੀਵਤ ਢੰਗ ਨਾਲ ਨੇਪਰੇ ਚਾੜਨ ਲਈ ਨੈਸ਼ਨਲ ਗੱਤਕਾ ਕੋਚ ਯੋਗਰਾਜ ਸਿੰਘ ਖਮਾਣੋਂ ਨੂੰ ਐਸੋਸੀਏਸ਼ਨ ਦੇ 'ਸਿਖਲਾਈ ਤੇ ਕੋਚਿੰਗ ਡਾਇਰੈਕਟੋਰੇਟ' ਵਿੱਚ ਬਤੌਰ ਡਾਇਰੈਕਟਰ ਵਜੋਂ ਨਾਮਜਦ ਕੀਤਾ ਗਿਆ ਹੈ। ਗੱਤਕਾ ਖੇਡ ਦੀ ਪ੍ਰਫੁੱਲਤਾ ਵਜੋਂ ਪਿਛਲੇ ਇੱਕ ਦਹਾਕੇ ਤੋਂ ਕਾਰਜਸ਼ੀਲ ਯੋਗਰਾਜ ਸਿੰਘ ਨੂੰ ਸੌਂਪੇ ਨਿਯੁਕਤੀ ਪੱਤਰ ਅਨੁਸਾਰ ਉਹ ਉਕਤ



ਡਾਇਰੈਕਟੋਰੇਟ ਦੇ ਹੋਰਨਾਂ ਡਾਇਰੈਕਟਰਾਂ ਨਾਲ ਤਾਲਮੇਲ ਕਰਦੇ ਹੋਏ ਦੇਸ਼ ਵਿੱਚ ਗੱਤਕਾ ਸਿਖਲਾਈ ਤੇ ਕੋਚਿੰਗ ਦੇਣ ਸਬੰਧੀ ਮੌਜੂਦਾ ਤੇ ਭਵਿੱਖਤ ਲੋੜਾਂ ਦਾ ਵਿਸਲੇਸ਼ਣ ਕਰਦੇ ਹੋਏ ਖਿਡਾਰੀਆਂ, ਰੈਫਰੀਆਂ, ਕੋਚਾਂ ਤੇ ਤਕਨੀਕੀ ਅਧਿਕਾਰੀਆਂ ਦੀ ਮੁਹਾਰਤ ਤੇ ਵਿਕਾਸ ਲਈ ਕਾਰਜ ਕਰਨਗੇ। ਜਿਸ ਦੌਰਾਨ ਗੱਤਕਾ ਖੇਡ ਦੀ ਬਿਹਤਰ ਸਿਖਲਾਈ ਅਤੇ ਕੋਚਿੰਗ ਸੇਵਾਵਾਂ ਨੂੰ ਡਿਜ਼ਾਈਨ ਕਰਨਾ, ਵਿਕਸਤ ਕਰਨਾ, ਪ੍ਰਮਾਣਿਤ ਕਰਨਾ, ਪ੍ਰਦਾਨ ਕਰਨਾ ਅਤੇ ਮੁਲਾਂਕਣ ਕਰਨਾ ਹੋਵੇਗਾ। ਇਸ ਤੋਂ ਇਲਾਵਾ ਯੋਗਰਾਜ ਸਿੰਘ ਨੂੰ ਵੱਖ-ਵੱਖ ਕਿਸਮ ਅਤੇ ਪੱਧਰ ਦੇ ਗੱਤਕਾ ਸਿਖਲਾਈ ਕੈਂਪ, ਰਿਫਰੈਸ਼ਰ ਕੋਰਸ/ਕਲੀਨਕ ਲਾਉਣ ਦੀ ਯੋਜਨਾ ਬਣਾਉਣਾ, ਪ੍ਰਬੰਧ ਜੁਟਾਉਣੇ, ਆਯੋਜਿਤ ਕਰਨੇ ਅਤੇ ਉਨਾਂ ਨੂੰ ਨੇਪਰੇ ਚਾੜ੍ਹਨ ਲਈ ਵੀ ਅਧਿਕਾਰਿਤ ਕੀਤਾ ਗਿਆ ਹੈ। ਇਸ ਨਿਯੁਕਤੀ ਉਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਬਲਜੀਤ ਸਿੰਘ ਸੈਣੀ (ਵਿੱਤ ਸਕੱਤਰ ਐਨ.ਜੀ.ਏ.ਆਈ) ਸ.ਪ੍ਰਮਜੀਤ ਸਿੰਘ (ਡਿਪਟੀ ਡਾਇਰੈਕਟਰ ਨਹਿਰੂ ਯੂਬਾ ਕੇਂਦਰ) ਮਾਸਟਰ ਪ੍ਰਿਤਪਾਲ ਸਿੰਘ, ਸ. ਸੁਖਚੈਨ ਸਿੰਘ ਕਲਸਾਣੀ (ਵਾਇਸ ਪ੍ਰਧਾਨ ਐਨ.ਜੀ.ਏ.ਆਈ) ਰਾਜਦੀਪ ਸਿੰਘ ਬਾਲੀ (ਜਰਨਲ ਸਕੱਤਰ ਗੱਤਕਾ ਐਸ਼ੋਸ਼ੀਏਸ਼ਨ ਚੰਡੀਗੜ੍ਹ) ਸ.ਹਰਬੀਰ ਸਿੰਘ ਦੁੱਗਲ ਜੀ (ਗੱਤਕਾ ਐਸ਼ੋਸੀਏਸ਼ਨ ਪੰਜਾਬ) (ਪ੍ਰਧਾਨ ਸ.ਤਲਵਿੰਦਰ ਸਿੰਘ ਫਿਰੋਜ਼ਪੁਰ (ਜਰਨਲ ਸੈਕਟਰੀ ਗੱਤਕਾ ਐਸ਼ੋਸੀਏਸ਼ਨ ਪੰਜਾਬ) ਹਰਵਿੰਦਰ ਸਿੰਘ (ਕਾਰਜਕਾਰਨੀ ਮੈਂਬਰ(ਐਨ.ਜੀ.ਏ.ਆਈ) ਜਸਵੰਸ ਸਿੰਘ ਗੋਗਾ (ਮੈਬਰ ਗੱਤਕਾ ਐਸ਼ੋਸ਼ੀਏਸ਼ਨ ਮਲੇਰ ਕੋਟਲਾ) ,ਪ੍ਰਿੰਸ ਮਿਸ਼ਰਾ ਜੀ (ਜਰਨਲ ਸੈਕਟਰੀ ਝਾਰਖੰਡ) ਗਿਆਨੀ ਜਸਪਾਲ ਸਿੰਘ ਜੱਸੀ (ਪ੍ਰਧਾਨ ਗੁ ਭਾਂਬਰੀ) ਸਿਮਰਨਜੀਤ ਸਿੰਘ (ਕੋਆਰਡੀਨੇਟਰ ਐਨ.ਜੀ.ਏ.ਆਈ) ਰਮਨਦੀਪ ਸਿੰਘ ਸ਼ੈਟੀ, ਮਨਜੀਤ ਸਿੰਘ, ਭੁਪਿੰਦਰ ਸਿੰਘ (ਕੋਆਰਡੀਨੇਟਰ ਮੋਹਾਲੀ) ਭਾਈ ਬਲਜਿੰਦਰ ਸਿੰਘ ਖਮਾਣੋਂ, ਰਾਜਾਨਜੀਤ ਸਿੰਘ ਨੇ ਕਿਹਾ ਯੋਗਰਾਜ ਸਿੰਘ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੀ ਅਣਥੱਕ ਮਿਹਨਤ ਸਦਕਾ ਇਹ ਮੁਕਾਮ ਹਾਸਲ ਹੋਇਆ ਹੈ। ਇਹ ਵੱਡੀ ਜਿੰਮੇਵਾਰੀ ਸੌਂਪਣ ਲਈ ਦੇਸ਼ ਦੀ ਸਭ ਤੋਂ ਪੁਰਾਤਨ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ, ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਦਾ ਧੰਨਵਾਦ ਕਰਦਿਆਂ ਯੋਗਰਾਜ ਸਿੰਘ ਨੇ ਕਿਹਾ ਕਿ ਉਹ ਇਸ ਵੱਡੀ ਜਿੰਮੇਵਾਰੀ ਨੂੰ ਤਨਦੇਹੀ ਤੇ ਬਾਖੂਬੀ ਨਾਲ ਨਿਭਾਉਣਗੇ।

ਏ.ਡੀ.ਸੀ (ਵਿਕਾਸ) ਮੈਡਮ ਅਨੀਤਾ ਦਰਸ਼ੀ ਪੁੱਜੇ ਨਗਰ ਕੌਂਸਲ ਦ.ਫਤਰ ਮੁੱਲਾਂਪੁਰ ਦਾਖਾ

ਰਿਕਾਰਡ ਚੈੱਕ ਕਰਨ ਉਪਰੰਤ ਮੁਲਾਜ਼ਮਾਂ ਦੀਆਂ ਲਾਈਆਂ ਡਿਊਟੀਆਂ ☛ ਸ਼ਹਿਰ ਵਾਸੀਆਂ ਦੀਆਂ ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ





ਜੁਝਾਰ ਟਾਈਮਜ਼

ਮੁੱਲਾਂਪੁਰ ਦਾਖਾ ੨੫ ਜਨਵਰੀ (ਮਲਕੀਤ ਸਿੰਘ) - ਪੁਰਾਣੇ ਰਿਕਾਰਡ ਨੂੰ ਕੂੜੇ ਦੇ ਢੇਰ ਵਿੱਚ ਸੁਟਣ ਨੂੰ ਲੈ ਕੇ ਨਗਰ ਕੌਂਸਲ ਮੁੱਲਾਂਪੁਰ ਦਾਖਾ ਦੇ ਦਫਤਰ ਦਾ ਅਮਲਾ ਪਿਛਲੇ ਦਿਨੀਂ ਅਖਬਾਰਾਂ ਦੀਆਂ ਸੁਰਖੀਆਂ ਬਣਿਆ ਸੀ। ਜਿਸਦੀ ਆਵਾਜ਼ ਸਬੰਧਤ ਸਿਵਿਲ ਪ੍ਰਸ਼ਾਸਨ ਤੱਕ ਪੁੱਜੀ। ਅੱਜ ਏ.ਡੀ.ਸੀ (ਵਿਕਾਸ) ਮੈਡਮ ਅਨੀਤਾ ਦਰਸ਼ੀ ਨੇ ਵਿਸ਼ੇਸ ਤੌਰ 'ਤੇ ਨਗਰ ਕੌਂਸਲ ਦਫਤਰ ਪੁੱਜ ਕੇ ਖੁਦ ਰਿਕਾਰਡ ਚੈੱਕ ਕੀਤਾ ਤੇ ਨਗਰ ਕੌਂਸਲ ਦਫਤਰ ਦੇ ਮੁਲਾਜਮਾਂ ਦੀਆਂ ਡਿਊਟੀਆਂ ਲਗਾਈਆਂ ਕਿ ਉਹ ਚੰਗੀ ਤਰ੍ਹਾਂ ਇਸਦੀ ਛਾਂਟੀ ਕਰਕੇ ਇੱਕ ਰਿਕਾਰਡ ਰੂਮ ਵਿੱਚ ਰੱਖਣ ਤਾਂ ਜੋ ਕੋਈ ਵੀ ਕਾਗਜ਼ਾਤ ਗੁੰਮ ਵਗੈਰਾ ਨਾ ਹੋ ਸਕੇ। ਇਸ ਮੌਕੇ ਮੈਡਮ ਅਨੀਤਾ ਦਰਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਰਿਕਾਰਡ ਕਾਫੀ ਪੁਰਾਣਾ ਸੀ ਜੋ ਕਿ ਇੱਕ ਰੱਦੀ ਵਾਂਗ ਕੂੜੇ ਦਾ ਢੇਰ ਬਣ ਗਿਆ ਸੀ, ਜਿਸ ਸਬੰਧੀ ਉਨ੍ਹਾਂ ਨੇ ਮੁਲਾਜਮਾਂ ਦੀਆਂ ਡਿਊਟੀਆਂ ਲਗਾ ਦਿੱਤੀਆ ਹਨ ਜੋ ਕਿ ਛਾਂਟੀ ਕਰਕੇ ਉਸਨੂੰ ਤਰਤੀਬ ਵਾਰ ਰੱਖਣਗੇ। ਮੈਡਮ ਦਰਸ਼ੀ ਨੇ ਕਿਹਾ ਦਫਤਰ ਵਿੱਚ ਸਟਾਫ ਪੂਰਾ ਵੀ ਹੈ ਤੇ ਮਿਹਨਤੀ ਹੈ। ਪਰ ਜਾਣੇ-ਅਨਜਾਣੇ ਵਿੱਚ ਕਈ ਵਾਰ ਅਜਿਹਾ ਹੋ ਜਾਂਦਾ ਹੈ। ਕਲਰਕ ਸੁਖਦੀਪ ਸਿੰਘ ਭੱਟੀ ਨੇ ਮੈਡਮ ਨੂੰ ਵਿਸ਼ਵਾਸ ਦੁਆਇਆ ਕਿ ਦਫਤਰ ਬਦਲਣ ਕਰਕੇ ਰਿਕਾਰਡ ਇੱਧਰੋਂ- ਉੱਧਰ ਹੋ ਗਿਆ ਜਿਸ ਵਿੱਚ ਚੁੰਗੀ ਦਾ ਰਿਕਾਰਡ ਜਿਆਦਾ ਹੈ, ਪਰ ਫਿਰ ਉਹ ਯੋਜਨਾ ਬੰਦ ਤਰੀਕੇ ਨਾਲ ਰੱਖ ਦਿੰਦੇ ਹਨ। ਏ.ਡੀ.ਸੀ (ਵਿਕਾਸ) ਮੈਡਮ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ - ਆਪਣੇ ਪਲਾਟਾਂ ਜਾਂ ਘਰਾਂ ਦੀਆਂ ਰਜਿਸਟਰੀਆਂ ਕਰਵਾਉਣ ਨੂੰ ਲੈ ਕੇ ਐੱਨ.ਓ.ਸੀ ਨਾ ਮਿਲਣ ਕਰਕੇ ਹੋ ਰਹੇ ਖੱਜਲ ਖੁਆਰ ਸਬੰਧੀ ਸ਼ਹਿਰ ਵਾਸੀਆਂ ਨੇ ਮੈਡਮ ਦਰਸ਼ੀ ਨੂੰ ਆਪਣੀਆਂ ਸਮੱਸਿਆਵਾ ਦੱਸੀਆਂ ਜਿਨ੍ਹਾਂ ਦਾ ਮੈਡਮ ਦਰਸ਼ੀ ਨੇ ਮੌਕੇ ਤੇ ਨਿਪਟਾਰਾ ਕਰਦਿਆ ਐੱਨ.ਓ.ਸੀ ਦੇਣ ਸਬੰਧੀ ਕਰਮਚਾਰੀਆਂ ਦੀ ਡਿਊਟੀਆਂ ਲਗਾਈਆਂ। ਮੋਬਾਇਲ ਨੰਬਰ ਦਰਜ ਕਰਵਾਓ ਸਮੱਸਿਆ-ਮੈਡਮ ਅਨੀਤਾ ਦਰਸ਼ੀ ਨੇ ਕਿਹਾ ਲੋਕਾਂ ਦੀਆਂ ਸਮੱਸਿਆ ਸਬੰਧੀ ਸਥਾਨਕ ਸਰਕਾਰ ਵੱਲੋਂ ਇੱਕ ਹੈਲਪਲਾਈਨ ਨੰਬਰ 87509-75975 ਵੱਲੋਂ ਜਾਰੀ ਹੋਇਆ ਹੈ। ਇਸਨੂੰ ਆਪਣੇ ਮੋਬਾਇਲ ਵਿੱਚ ਸੁਰੱਖਿਤ ਕਰਕੇ ਜੋ ਵੀ ਸਮੱਸਿਆਵਾ ਜਿਵੇਂ ਸਟਰੀਟ ਲਾਈਟਾਂ, ਸੀਵਰੇਜ, ਪਾਣੀ ਸਬੰਧੀ ਆਪਣੀ ਸਮੱਸਿਆ ਦਰਜ ਕਰਵਾ ਸਕੇ ਹੋ।

76ਵੇਂ ਗਣੰਤਤਰ ਦਿਵਸ ਮੌਕੇ ਪੱਤਰਕਾਰ ਅਨਿਲ ਵਿੱਜ ਵੱਲੋਂ ਵਿਸ਼ੇਸ਼ ਅੰਕ



ਵਿਸ਼ੇਸ਼ ਧੰਨਵਾਦ

ਮੈਂ ਪੱਤਰਕਾਰ ਅਨਿਲ ਵਿੱਜ ਉਨ੍ਹਾਂ ਸਾਰੇ ਹੀ ਸੱਜਣਾਂ ਮਿੱਤਰਾਂ ਦਾ ਤਹਿ-ਦਿਲੋਂ ਧੰਨਵਾਦ ਕਰਦਾ ਹਾਂ ਜਿੰਨ੍ਹਾਂ ਨੇ ਮੈਨੂੰ ਦੀਵਾਲੀ 'ਤੇ ਲੁਧਿਆਣਾ ਵਿਸ਼ੇਸ਼ ਸਪਲੀਮੈਂਟ ਕੱਢਣ 'ਚ ਆਪਣਾ ਵਡਮੁੱਲਾ ਸਹਿਯੋਗ ਦਿੱਤਾ ਅਤੇ ਆਸ ਕਰਦਾ ਹਾਂ ਕਿ ਅੱਗੇ ਤੋਂ ਵੀ ਤੁਹਾਡੇ ਵੱਲੋਂ ਅਜਿਹਾ ਸਹਿਯੋਗ ਅਤੇ ਪਿਆਰ ਇਸੇ ਤਰ੍ਹਾਂ ਮਿਲਦਾ ਰਹੇਗਾ।

ਅਨਿਲ ਵਿੱਜ, ਪੱਤਰਕਾਰ ਜੁਝਾਰ ਟਾਈਮਜ਼, 99142-60772

ਗਣਤੰਤਰ ਦਿਵਸ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈਆਂ



ਮਨਦੀਪ ਸਿੰਘ ਸਿੱਧੂ, ਪੁਲਿਸ ਕਮਿਸ਼ਨਰ ਲੁਧਿ:
ਅਮਨਪ੍ਰੀਤ ਕੌਰ ਸੰਧੂ, ਮੁੱਖ ਪ੍ਰਸ਼ਾਸਕ ਗਲਾਡਾ ਲੁਧਿ:
ਅਮਰਿੰਦਰ ਸਿੰਘ ਮੱਲ੍ਹੀ, ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਲੁਧਿ:
ਸੰਦੀਪ ਰਿਸ਼ੀ, ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ
ਪ੍ਰੀਤਇੰਦਰਪਾਲ ਸਿੰਘ ਬੈਂਸ, ਐਸ.ਡੀ.ਐਮ ਹੁਸ਼ਿਆਰਪੁਰ
ਭੁਪਿੰਦਰ ਸਿੰਘ, ਆਈ.ਏ.ਐਸ
ਹਰਪ੍ਰੀਤ ਸਿੰਘ ਸੇਖੋਂ, ਐਕਸੀਅਨ ਪੁੱਡਾ ਮੁਹਾਲੀ
ਅਸ਼ੀਸ਼ ਵਸ਼ੇਰ, ਐਸਡੀਓ ਗਲਾਡਾ
ਖੁਸ਼ਪ੍ਰੀਤ ਸਿੰਘ, ਐਸ.ਡੀ.ਓ. ਪੁੱਡਾ ਮੁਹਾਲੀ
ਰੋਹਿਤ ਗੋਇਲ, ਜੇ.ਈ. ਗਲਾਡਾ
ਸੂਰਜ ਮੰਦਚੰਦਾ, ਐਸ.ਡੀ.ਓ, ਗਲਾਡਾ
ਸਤਵੰਤ ਸਿੰਘ ਬੈਂਸ, ਐਸ.ਐਚ.ਓ ਡਵੀਜ਼ਨ ਨੰ. 6
ਸੰਦੀਪ ਸ਼ਰਮਾ, ਐਕਸੀਐਨ ਗਲਾਡਾ
ਕਰਨ ਅਗਰਵਾਲ, ਜੇ.ਈ. ਗਲਾਡਾ
ਸਾਹਿਲ, ਜੇ.ਈ. ਗਲਾਡਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਚੰਡੀਗੜ੍ਹ ਵਿਖੇ ਲੱਗੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ਚ ੧ ਫਰਵਰੀ ਨੂੰ ਵੱਡੀ ਪੱਧਰ ਤੇ ਕਰੇਗੀ ਸ਼ਮੂਲੀਅਤ : ਕਿਸਾਨ ਆਗੂ ਦਿਆਲ ਸਿੰਘ ਮੀਆਵਿੰਡ



ਜੁਝਾਰ ਟਾਈਮਜ਼

ਸ੍ਰੀ ਖਡੂਰ ਸਾਹਿਬ ੨੫ ਜਨਵਰੀ (ਬਿਕਰਮਜੀਤ ਸਿੰਘ ਕੰਗ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਚੰਡੀਗੜ੍ਹ ਵਿਖੇ ਲੱਗੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਰਚੇ ਚ ਵੱਡੀ ਪੱਧਰ ਤੇ ਸ਼ਾਮਲ ਹੋਣ ਲਈ ਤਿਆਰੀਆਂ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂ ਜ਼ਿਲਾ ਤਰਨਤਾਰਨ ਦੇ ਮੀਤ ਪ੍ਰਧਾਨ ਦਿਆਲ ਸਿੰਘ ਮੀਆਵਿੰਡ,ਜੋਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਧਾਨ ਮੁਖਤਾਰ ਸਿੰਘ ਬਿਹਾਰੀਪੁਰ, ਸਕੱਤਰ ਸਤਨਾਮ ਸਿੰਘ ਖੋਜਕੀਪੁਰ ਅਤੇ ਪ੍ਰੈਸ ਸਕੱਤਰ ਹਰਜਿੰਦਰ ਸਿੰਘ ਘੱਗੇ ਨੇ ਕਿਹਾ ਕਿ ਜਦ ਦੇਸ ਚ ਰਾਜ ਕਰਨ ਵਾਲੀਆਂ ਹਕੂਮਤਾਂ ਤੋ ਕੋਈ ਇਨਸਾਫ ਦੀ ਉਮੀਦ ਨਜ਼ਰ ਨਾ ਆਵੇ ਤਾਂ ਦੇਸ਼ ਦੀ ਜਨਤਾ ਨੂੰ ਮਜਬੂਰ ਹੋ ਕੇ ਸੜਕਾਂ ਤੇ ਉਤਰਨ ਤੋ ਸ਼ਿਵਾ ਕੋਈ ਚਾਰਾ ਨਹੀਂ ਰਹਿ ਜਾਂਦਾ ਇਸ ਲਈ ਵੱਡੇ ਅਤੇ ਅਣਮਿੱਥੇ ਸਮੇਂ ਲਈ ਲੰਬੇ ਮੋਰਚੇ ਲਾਉਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਗਿਣੀ ਮਿਥੀ ਸਾਜਸ਼ ਤਹਿਤ ਸਜ਼ਾਵਾਂ ਭੁਗਤ ਚੁੱਕੇ ਸਿੱਖ ਨੌਜਵਾਨ ਜੋ ਅਜੇ ਵੀ ਲੰਮੇ ਸਮੇਂ ਤੋ ਜੇਲ੍ਹਾਂ ਵਿੱਚ ਸੜ ਰਹੇ ਹਨ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਬਦੀ, ਬਹਿਬਲ ਕਲਾਂ ਗੋਲੀ ਕਾਂਡ ,328 ਸਰੂਪਾਂ ਦੀ ਗੁੰਮਸ਼ੁਦਗੀ ਆਦਿ ਦੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਕਰਨਾ ਦਿੱਲੀ ਅਤੇ ਪੰਜਾਬ ਸਰਕਾਰਾਂ ਦੇ ਸਿੱਖਾਂ ਪ੍ਰਤੀ ਪੱਖਪਾਤ ਦੇ ਰਵੱਈਏ ਨੂੰ ਦਰਸਾਉਂਦਾ ਹੈ।ਜਦ ਕਿ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਸਜ਼ਾ ਭੁਗਤਣ ਤੇ ਰਿਹਾਅ ਕੀਤਾ ਗਿਆ, ਬਲਾਤਕਰੀ ਅਤੇ ਕਾਤਲ ਸੌਦਾ ਸਾਧ ਨੂੰ ਬਾਰ ਬਾਰ ਪਰੋਲ ਦੇਣੀ ਇਸ ਦੀ ਤਾਜਾ ਮਿਸਾਲ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕੁੰਭਕਰਨੀ ਨੀਂਦ ਸੁੱਤੀਆਂ ਕੇਂਦਰ ਅਤੇ ਪੰਜਾਬ ਸਰਕਾਰਾਂ ਨਾ ਜਾਗੀਆਂ ਉਨ੍ਹਾਂ ਚਿਰ ਇਨਸਾਫ਼ ਲੈਣ ਲਈ ਦਿੱਲੀ ਮੋਰਚੇ ਵਾਂਗ ਇਸੇ ਤਰ੍ਹਾਂ ਲੋਕ ਡਟੇ ਰਹਿਣਗੇ । ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਅਤੇ ਯੂਪੀ ਦੀ ਸਰਕਾਰ ਨੂ ਆੜੇ ਹੱਥੀ ਲੈਂਦਿਆ ਲਖੀਰਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਨ ਤੇ ਭਾਰਤ ਦੀ ਨਿਆਪਾਲਿਕਾ ਤੇ ਸ਼ੱਕ ਜ਼ਾਹਰ ਕਰਦਿਆਂ ਕਿਹਾ ਸਾਡੇ ਬੇਦੋਸ਼ੇ ਕਿਸਾਨ ਫੜ ਕੇ ਜੇਲ੍ਹਾਂ ਅੰਦਰ ਡੱਕੇ ਹੋਏ ਹਨ,ਬੰਦੀ ਸਿੰਘ ਸਜ਼ਾਵਾਂ ਭੁਗਤ ਚੁੱਕੇ ਹਨ ਉਨ੍ਹਾਂ ਨੂੰ ਕਿਉ ਨਹੀ ਰਿਹਾਅ ਕੀਤਾ ਜਾ ਰਿਹਾ ਕੀ ਉਨ੍ਹਾਂ ਵਾਸਤੇ ਦੇਸ ਦਾ ਕਨੂੰਨ ਅਲੱਗ ਹੈ ਉਨ੍ਹਾਂ ਹਕੂਮਤ ਕਰ ਰਹੀਆਂ ਸਰਕਾਰਾਂ ਭਾਵੇਂ ਕੇਂਦਰ ਦੀ ਮੋਦੀ ਸਰਕਾਰ ਹੋਵੇ ਜਾਂ ਸਟੇਟਾਂ ਦੀਆਂ ਸਰਕਾਰਾਂ ਹੋਣ ਨੂੰ ਚਿਤਾਵਨੀ ਭਰੇ ਲਹਿਜੇ ਨਾਲ ਕਿਹਾ ਕਿ ਕੁੰਭਕਰਨੀ ਨੀਂਦ ਚੋ ਉਠ ਕੇ ਲੋਕਾਂ ਨੂੰ ਇਨਸਾਫ਼ ਦੇਣ ਨਹੀ ਤਾਂ ਆਉਣ ਵਾਲਾ ਵਕਤ ਦੇਸ਼ ਦੇ ਹਰ ਨਾਗਰਿਕ ਲਈ ਸਰਕਾਰਾਂ ਖਿਲਾਫ ਸੰਘਰਸ਼ ਲੜਨ ਤੋ ਇਲਾਵਾ ਕੋਈ ਚਾਰਾ ਨਹੀਂ ਰਹੇਗਾ।

ਮੰਤਰੀ ਬੈਂਸ ਦੇ ਯਤਨਾਂ ਤੇ ਮੰਤਰੀ ਭੁੱਲਰ ਦੇ ਹੁਕਮਾਂ ਤੋਂ ਬਾਅਦ ਨੰਗਲ ਟਰੱਕ ਯੂਨੀਅਨ ਨੂੰ ਮਿਲਣ ਜਾ ਰਹੀ ਵੱਡੀ ਰਾਹਤ

ਜੁਝਾਰ ਟਾਈਮਜ਼



ਨੰਗਲ, ੨੫ ਜਨਵਰੀ (ਸਤਨਾਮ ਸਿੰਘ) ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਪੰਜਾਬ ਦੇ ਨੌਜਵਾਨ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਦੇ ਯਤਨਾਂ ਸਦਕਾ ਜਿੱਥੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵੱਲੋਂ ਬੱਸ ਦੀ ਸੌਗਾਤ ਦੇ ਕੇ ਹਲਕਾ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਸੇ ਕੜੀ ਤਹਿਤ ਇਲਾਕੇ ਦੇ ਲੋਕਾਂ ਨੂੰ ਇੱਕ ਹੋਰ ਵੱਡੀ ਰਾਹਤ, ਗੱਡੀਆਂ ਦੀ ਪਾਸਿੰਗ ਦੀ ਵੀ ਦਿੱਤੀ ਜਾ ਰਹੀ ਹੈ। ਜਿਸਨੂੰ ਲੈ ਕੇ ਸਭ ਤੋਂ ਵੱਧ ਖ਼ੁਸ਼ੀ ਨੰਗਲ ਟਰੱਕ ਯੂਨੀਅਨ ਦੇ ਮਾਲਕਾਂ/ਚਾਲਕਾਂ ਵੱਲੋਂ ਜ਼ਾਹਰ ਕੀਤੀ ਜਾ ਰਹੀ ਹੈ। ਅੱਜ ਪੱਤਰਕਾਰਾਂ ਨਾਲ ਗੱਲ ਕਰਦਿਆਂ ਨੰਗਲ ਟਰੱਕ ਯੂਨੀਅਨ ਦੇ ਪ੍ਰਧਾਨ ਰੋਹਿਤ ਕਾਲੀਆ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਦੇ ਮੈਂਬਰ ਬੀਤੇ ਦਿਨੀ ਮੰਤਰੀ ਲਾਲਜੀਤ ਭੁੱਲਰ ਜੀ ਨੂੰ ਨੰਗਲ ਬੱਸ ਸਟੈਂਡ 'ਚ ਕਰਵਾਏ ਗਏ ਪ੍ਰੋਗਰਾਮ 'ਚ ਮਿਲੇ ਸੀ। ਜਿੱਥੇ ਕੈਬਨਿਟ ਮੰਤਰੀ ਬੈਂਸ ਨੇ ਟਰੱਕ ਯੂਨੀਅਨ ਮੈਂਬਰਾਂ ਨੂੰ ਆਉਣ ਵਾਲੀਆਂ ਔਕੜਾਂ ਦਾ ਜ਼ਿਕਰ ਟ੍ਰਾਂਸਪੋਰਟ ਮੰਤਰੀ ਭੁੱਲਰ ਨਾਲ ਕੀਤਾ। ਟ੍ਰਾਂਸਪੋਰਟ ਮੰਤਰੀ ਜੀ ਨੇ ਮੌਕੇ ਤੇ ਹੀ ਐਮਵੀਆਈ (ਮੋਟਰ ਵਾਹਨ ਇਨਸਪੈਕਟਰ) ਨੂੰ ਹੁਕਮ ਜਾਰੀ ਕੀਤੇ ਕਿ ਹਰ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਗੱਡੀਆਂ ਦੀ ਪਾਸਿੰਗ ਕੀਤੀ ਜਾਵੇ। ਜਿਸਦਾ ਲਾਹਾ ਹੁਣ ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਨਾਲ ਨੂਰਪੁਰ, ਨੰਗਲ ਦੇ ਹੋਰ ਲੋਕ ਆਪਣੀ ਗੱਡੀਆਂ ਦੀ ਪਾਸਿੰਗ ਕਰਵਾ ਕੇ ਲੈ ਸਕਦੇ ਹਨ। ਪ੍ਰਧਾਨ ਕਾਲੀਆ ਨੇ ਕਿਹਾ ਕਿ ਪਹਿਲਾਂ ਇਹ ਪਾਸਿੰਗ ਰੋਪੜ ਹੁੰਦੀ ਸੀ। 60-65 ਕਿਲੋਮੀਟਰ ਦਾ ਸਫਰ ਤੈਅ ਕਰਨ ਮਗਰੋਂ 1000-1200 ਦਾ ਤਾਂ ਤੇਲ ਲੱਗ ਜਾਂਦਾ ਸੀ। ਯੂਨੀਅਨ ਮੈਂਬਰ ਇਸ ਸਮੱਸਿਆ ਦੇ ਹੱਲ ਲਈ ਪਿਛਲੇ ਕਰੀਬ 6-7 ਸਾਲ ਤੋਂ ਆਪਣੇ ਲੀਡਰਾਂ ਤੋਂ ਮੰਗ ਕਰ ਰਹੇ ਸਨ ਪਰ ਅੱਜ ਤੱਕ ਸੁਣਵਾਈ ਨਹੀਂ ਹੋਈ। ਹੁਣ ਅਗਲੇ ਮਹੀਨੇ ਤੋਂ ਮੋਹਾਲੀ ਤੋਂ ਆਉਣ ਵਾਲਾ ਐਮਵੀਆਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਸਿੰਗ ਲਈ ਆਇਆ ਕਰੇਗਾ ਉਨ੍ਹਾਂ ਕਿਹਾ ਯੂਨੀਅਨ ਵਿੱਚ ਟੈਂਕਰ ਤੇ ਬਾਡੀ ਵਾਲੀਆਂ ਕੁਲ ਮਿਲਾਕੇ 1100 ਦੇ ਕਰੀਬ ਗੱਡੀਆਂ ਹਨ। ਪਾਸਿੰਗ ਵਿੱਚ ਹਰ ਸਾਲ ਗੱਡੀਆਂ ਦੀ ਮਸ਼ੀਨਰੀ, ਢਾਂਚੇ ਆਦਿ ਦੀ ਪੂਰੀ ਤਰ੍ਹਾਂ ਜਾਂਚ ਕਰਕੇ ਉਸਨੂੰ ਪਾਸਿੰਗ ਦੀ ਮੰਜੂਰੀ ਦਿੱਤੀ ਜਾਂਦੀ ਹੈ। ਟਰੱਕ ਮਾਲਕਾਂ/ਚਾਲਕਾਂ ਨੂੰ ਇਸਦਾ ਕਾਫੀ ਫਾਇਦਾ ਹੋਵੇਗਾ। ਇਸ ਮੌਕੇ ਮੀਤ ਪ੍ਰਧਾਨ ਬਲਵੀਰ ਸਿੰਘ ਬਿੱਲਾ, ਮੈਂਬਰ ਹਰਦੀਪ ਸਿੰਘ, ਮਨੂ ਪੁਰੀ ਤੋਂ ਇਲਾਵਾ ਦੀਪਕ ਸੋਨੀ ਆਦਿ ਮੌਜੂਦ ਸਨ।

ਵਿਧਾਇਕਾ ਨੀਨਾ ਮਿੱਤਲ ਦੀ ਮੌਜੂਦਗੀ 'ਚ ਸੀਨੀਅਰ ਮੀਤ ਅਤੇ ਮੀਤ ਪ੍ਰਧਾਨ ਨੇ ਨਗਰ ਕੌਂਸਲ ਰਾਜਪੁਰਾ ਦੇ ਅਹੁਦੇ ਸੰਭਾਲੇ

ਜੁਝਾਰ ਟਾਈਮਜ਼



ਰਾਜਪੁਰਾ, ੨੫ ਜਨਵਰੀ (ਗੁਰਸ਼ਰਨ ਵਿੱਰਕ):ਨਗਰ ਕੌਂਸਲ ਵਿਖੇ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੇ ਅਹੁਦੇ ਲਈ ਕੁਮਾਰ ਚੁਣੇ ਜੋ ਕ੍ਰਿਸ਼ਨ ਅਗਰਵਾਲ ਅਤੇ ਐਡਵੋਕੇਟ ਰਵਿੰਦਰ ਸਿੰਘ ਨੇ ਬੀਤੇ ਦਿਨੀ ਹਲਕਾ ਵਿਧਾਇਕਾ ਨੀਨਾ ਮਿੱਤਲ ਅਤੇ ਪਾਰਟੀ ਵਰਕਰਾਂ ਦੀ ਭਰਵੀਂ ਹਾਜ਼ਰੀ 'ਚ ਆਪਣੇ ਆਪਣੇ ਅਹੁਦੇ ਸੰਭਾਲ ਲਏ ਹਨ। ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਪਹਿਲਾਂ ਦੋਵਾਂ ਪ੍ਰਧਾਨਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਦੋਵੇਂ ਪ੍ਰਧਾਨ ਮਿਲ ਕੇ ਰਾਜਪੁਰਾ ਦੀ ਤਰੱਕੀ ਲਈ ਕਾਰਜ ਕਰਨਗੇ।ਇਸ ਦੌਰਾਨ ਨਗਰ ਕੌਂਸਲ ਰਾਜਪੁਰਾ ਦੇ ਮੌਜੂਦਾ ਪ੍ਰਧਾਨ ਨਰਿੰਦਰ ਸ਼ਾਸਤਰੀ ਵੀ ਮੌਜੂਦ ਸਨ।ਮੀਡੀਆ ਵਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸ਼ਿਵਰਾਤਰੀ ਤੋਂ ਪਹਿਲਾਂ ਪਹਿਲਾਂ ਨਲਾਸ ਰੋਡ ਦੀ ਸੜਕ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਕ ਇਕ ਕਰ ਕੇ ਵਾਅਦੇ ਪੂਰੇ ਕਰ ਰਹੀ ਹੈ। ਚੋਣਾਂ ਤੋਂ ਪਹਿਲਾਂ ਪਾਰਟੀ ਵੱਲੋਂ ਕੀਤਾ ਬਿਜਲੀ ਦਾ ਵਾਇਦਾ ਪੂਰਾ ਕੀਤਾ ਹੈ, ਹੁਣ ਬਹੁਤ ਸਾਰੇ ਪਰਿਵਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਵਿਖੇ ਦੋ ਮੁਹੱਲਾ ਕਲੀਨਿਕ ਖੋਲ ਦਿੱਤੇ ਹਨ ਅਤੇ ਮਾਰਚ ਵਿਚ ਦੋ ਹੋਰ ਖੋਲ੍ਹੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮਿਹਨਤ ਸਦਕਾ ਮਹਿੰਦਰਗੰਜ ਸਕੂਲ ਆਫ ਐਮਿਨਸ ਵਿਚ ਆਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚ 117 ਸਕੂਲ ਸਮਾਰਟ ਬਣਾਉਣ ਲਈ ਚੁਣੇ ਹਨ ਉਸ ਵਿਚ ਮਹਿੰਦਰਗੰਜ ਦਾ ਅਤੇ ਬਨੂੜ ਦਾ ਸਕੂਲ ਸ਼ਾਮਲ ਹੈ।ਰਾਜਪੁਰਾ ਵਿਖੇ ਪਾਰਕ ਦੇ ਪਾਣੀ ਦੀ ਦਿੱਕਤ ਦੇ ਹੱਲ ਲਈ ਅੰਮ੍ਰਿਤ 2 ਪ੍ਰੋਜੈਕਟ ਪਾਸ ਹੋ ਚੁੱਕਾ ਹੈ। ਰਾਜਪੁਰਾ ਵਿਖੇ ਨਵੀਆਂ ਇੰਡਸਟਰੀਆਂ ਆ ਰਹੀਆਂ ਹਨ, ਰਾਜਪੁਰਾ ਨੂੰ ਇੰਡਸਟਰੀ ਦਾ ਹੱਬ ਬਣਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਪਿੰਡ ਵਿਚ ਸਮਾਲ ਸਕੇਲ ਇੰਡਸਟਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਹਰ ਪਿੰਡ ਵਿਚ ਰੁਜ਼ਗਾਰ ਮੁਹੱਈਆ ਹੋਵੇਗਾ। ਜਿਹੜੇ ਲੋਕ ਸ਼ਹਿਰਾਂ ਵਿਚ ਨਹੀਂ ਆ ਸਕਦੇ ਜਾਂ ਤੁਰ ਫਿਰ ਨਹੀਂ ਸਕਦੇ ਉਨ੍ਹਾਂ ਨੂੰ ਪਿੰਡ ਵਿਚ ਹੀ ਰੁਜ਼ਗਾਰ ਮੁਹੱਈਆ ਹੋਵੇਗਾ।ਇਸ ਮੌਕੇ ਅਸ਼ੋਕ ਮਿੱਤਲ, ਰਤਨੇਸ਼ ਜਿੰਦਲ, ਸੋਨੂੰ ਕੱਕੜ,ਮਹਿੰਦਰ ਸਿੰਘ ਗਣੇਸ਼ ਨਗਰ,ਰਘਬੀਰ ਸਿੰਘ ਗੋਪਾਲਪੁਰ,ਐਮ ਸੀ ਜੋਗਾ ਸਿੰਘ,ਐਮ ਸੀ ਬਲਬੀਰ ਸਿੰਘ ਸੱਗੂ,ਕੈਪਟਨ ਸ਼ੇਰ ਸਿੰਘ, ਦਵਿੰਦਰ ਕੱਕੜ, ਗੁਰਵੀਰ ਸਰਾਓ, ਜਸਵੀਰ ਚੰਦੂਆ, ਗੁਰਮੀਤ ਸਿੰਘ ਉਪਲਹੇੜੀ,ਕੀਰਤ ਸੇਹਰਾ,ਅਮਰ ਪਾਸੀ, ਅਮਰਿੰਦਰ ਮੀਰੀ,ਹਰਪ੍ਰੀਤ ਆਦਿ ਵੀ ਮੌਜੂਦ ਸਨ।

ਚਾਈਨਾ ਡੋਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨੁਕੜ ਪਤੰਗ ਵਾਲੀ ਡੋਰ ਨਾਟਕ ਦਾ ਆਯੋਜਨ

ਜੁਝਾਰ ਟਾਈਮਜ਼



ਫ਼ਰੀਦਕੋਟ ੨੫ ਜਨਵਰੀ (ਜਗਦੀਸ਼ ਬਾਂਬਾ) ਸਥਾਨਕ ਮਹਾਤਮਾ ਗਾਂਧੀ ਸੀਨੀ. ਸਕੈਂਡਰੀ ਸਕੂਲ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਚਾਈਨਾ ਡੋਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਣਾ ਨੁਕੜ ਨਾਟਕ ਨੁਕੜ ਪਤੰਗ ਵਾਲੀ ਡੋਰ ਨਟਰਾਜ ਰੰਗਮੰਚ ਕੋਟਕਪੂਰਾ ਦੀ ਟੀਮ ਵੱਲੋਂ ਰੰਗ ਹਰਜਿੰਦਰ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤਾ ਗਿਆ। ਇਸ ਨਾਟਕ ਦੀ ਪੇਸ਼ਕਾਰੀ ਦੌਰਾਨ ਉਪ ਮੰਡਲ ਮੈਜਿਸਟਰੇਟ ਮੈਡਮ ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ ਵੀ ਹਾਜ਼ਰ ਸਨ। ਅੰਗ੍ਰੇਜ਼ੀ ਮੰਡਲ ਵਿੱਚ ਸੇਵਾ ਸਿੰਘ ਚਾਵਲਾ ਡਾਇਰੈਕਟਰ ਮਹਾਤਮਾ ਗਾਂਧੀ ਸੀਨੀ.ਸਕੈਂਡਰੀ ਸਕੂਲ ਫ਼ਰੀਦਕੋਟ, ਕੁਮਾਰ ਜਗਦੇਵ ਸਿੰਘ ਬਰਾੜ ਪ੍ਰਿੰਸੀਪਲ ਮਹਾਤਮਾ ਗਾਂਧੀ ਸੀਨੀ ਸਕੈਂਡਰੀ ਸਕੂਲ ਅਤੇ ਲਲਿਤ ਮੋਹਨ ਗੁਪਤਾ ਚੇਅਰਮੈਨ ਮਹਾਤਮਾ ਗਾਂਧੀ ਸੀਨੀ. ਸਕੈਂਡਰੀ ਸਕੂਲ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਨਾਟਕ ਵਿੱਚ ਲੋਕਾਂ ਨੂੰ ਚਾਈਨਾ ਡੋਰ ਦੇ ਮਾੜੂ ਅਸਰ ਤੋਂ ਜਾਗਰੂਕ ਕੀਤਾ ਗਿਆ। ਨਾਟਕ ਵਿੱਚ ਇਹ ਦਰਸਾਇਆ ਗਿਆ ਕਿ ਚਾਈਨਾ ਡੋਰ ਕਾਰਨ ਬਹੁਤ ਸਾਰੀਆਂ ਮਨੁੱਖੀ ਜਾਨਾਂ ਜਾ ਸਕਦੀਆਂ ਹਨ ਅਤੇ ਹੋਰ ਕਈ ਤਰ੍ਹਾਂ ਦੀਆਂ ਦੁਰਘਟਨਾਵਾਂ ਵਾਪਰ ਸਕਦੀਆਂ ਹਨ। ਨਾਟਕ ਵਿੱਚ ਜਿਥੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਉਥੇ ਵਿਦਿਆਰਥੀਆਂ ਤੋਂ ਇਹ ਅਹਿਦ ਵੀ ਲਿਆ ਗਿਆ ਕਿ ਉਹ ਚਾਈਨਾ ਡੋਰ ਦੀ ਵਰਤੋਂ ਨਹੀਂ ਕਰਨਗੇ। ਸਮਾਗਮ ਦੇ ਅੰਤ ਵਿੱਚ ਦੌਰਾਨ ਉਪ ਮੰਡਲ ਮੈਜਿਸਟਰੇਟ ਮੈਡਮ ਬਲਜੀਤ ਕੌਰ ਨੇ ਨਾਟਕ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਨਾਟਕ ਦੇ ਨਿਰਦੇਸ਼ਕ ਰੰਗ ਹਰਜਿੰਦਰ ਅਤੇ ਲੇਖਕ ਸ਼ਵਿੰਦਰ ਸਨੀ ਅਤੇ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ ਇਸ ਆਸ ਕੀਤੀ ਕਿ ਇਸ ਤਰ੍ਹਾਂ ਦੇ ਨਾਟਕ ਹਰ ਪਿੰਡ, ਹਰ ਸ਼ਹਿਰ ਅਤੇ ਹਰ ਸਕੂਲ ਵਿੱਚ ਹੋਣੇ ਚਾਹੀਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਸ ਕੰਮ ਲਈ ਉਨ੍ਹਾਂ ਦੇ ਸਕੂਲ ਦੀ ਚੋਣ ਕੀਤੀ। ਇਸ ਨਾਟਕ ਦੀ ਪੇਸ਼ਕਾਰੀ ਦੌਰਾਨ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

ਬੈਂਕ ਮੈਨੇਜਰ ਨੂੰ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਐਸ ਸੀ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ ਦੇ ਆਧਾਰ ਤੇ ਪੜਤਾਲ ਕਰਕੇ ਕੀਤੀ ਕਾਰਵਾਈ

ਜੁਝਾਰ ਟਾਈਮਜ਼



ਰਾਜਪੁਰਾ/ਬਨੂੜ, ੨੫ ਜਨਵਰੀ (ਗੁਰਸ਼ਰਨ ਵਿੱਰਕ): ਬੈਂਕ ਮੈਨੇਜਰ ਨੂੰ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਿਅਕਤੀਆਂ ਦੇ ਖਿਲਾਫ ਥਾਣਾ ਬਨੂੜ ਪੁਲਿਸ ਨੇ ਐਸ ਸੀ ਐਕਟ ਅਧੀਨ ਮਾਮਲਾ ਦਰਜ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਕੁਲਬੀਰ ਸਿੰਘ ਠੱਕਰ ਸੰਧੂ ਨੇ ਦੱਸਿਆ ਕਿ ਜਸਵੰਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਔਸ ਆਈ ਜੀ ਫੇਸ 11 ਮੋਹਾਲੀ ਨੇ ਐਸ ਸੀ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਸੀ ਕਿ ਉਹ ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਗੱਜੂ ਖੇੜਾ ਵਿਖੇ ਬਤੌਰ ਮੈਨੇਜਰ ਤਾਇਨਾਤ ਹੈ ਤੇ ਅਜੀਤਇੰਦਰ ਸਿੰਘ ਪੁੱਤਰ ਸ ਨਰਵਿੰਦਰ ਸਿੰਘ ਵਾਸੀ ਪਿੰਡ ਧੁੰਮਾਂ ਥਾਣਾ ਰਾਜਪੁਰਾ ਤੇ ਹਰਵਿੰਦਰ ਸਿੰਘ ਪੁੱਤਰ ਪਾਲ ਸਿੰਘ ਪਿੰਡ ਖਾਨਪੁਰ ਬੰਗਰ ਦੋਵੇਂ ਬੈਂਕ ਦੇ ਖਾਤਾਧਾਰਕ ਸਨ। ਉਹਨਾਂ ਦੱਸਿਆ ਕਿ ਦੋਵੇਂ ਵਿਅਕਤੀਆਂ ਨੇ ਮੈਨੂੰ ਜਾਤੀ ਸੂਚਕ ਸ਼ਬਦ ਬੋਲੇ ਸਨ। ਥਾਣਾ ਮੁਖੀ ਨੇ ਦੱਸਿਆ ਕਿ ਇਸ ਸ਼ਿਕਾਇਤ ਨੂੰ ਐਸ ਸੀ ਕਮਿਸ਼ਨ ਨੇ ਜਾਂਚ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਭੇਜਿਆ ਸੀ ਜਿਸ ਦੀ ਜਾਂਚ ਪੜਤਾਲ ਡੀ ਐਸ ਪੀ ਦੇ ਚੰਦ ਸਿੰਘ ਵੱਲੋਂ ਕੀਤੀ ਗਈ ਤੇ ਇਸ ਪੜਤਾਲ ਦੌਰਾਨ ਇਹਨਾਂ ਦੋਵਾਂ ਵਿਅਕਤੀਆਂ ਤੇ ਜਾਤੀ ਸੂਚਕ ਸ਼ਬਦ ਬੋਲਣ ਦੇ ਦੋਸ਼ ਸਿੱਧ ਹੋਏ। ਤੋਂ ਬਾਅਦ ਥਾਣਾ ਬਨੂੜ ਵਿਖੇ ਇਹਨਾਂ ਦੋਵੇਂ ਵਿਅਕਤੀਆਂ ਅਜੀਤ ਇੰਦਰ ਸਿੰਘ ਪੁੱਤਰ ਨਰਵਿੰਦਰ ਸਿੰਘ ਵਾਸੀ ਪਿੰਡ ਧੁੰਮਾਂ ਥਾਣਾ ਸਦਰ ਰਾਜਪੁਰਾ ਤੇ ਹਰਵਿੰਦਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਖਾਨਪੁਰ ਬੰਗਰ ਥਾਣਾ ਬਨੂੜ ਦੇ ਖਿਲਾਫ ਐਸ ਸੀ ਐਕਟ ਤੇ 120 ਬੀ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਜੁਝਾਰ ਟਾਈਮਜ਼

ਲੁਧਿਆਣਾ, ੨੫ ਜਨਵਰੀ (ਪ.ਪ.) : ਮਿਤੀ ੨੫ ਜਨਵਰੀ ੨੦੨੩ ਨੂੰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਲੁਧਿਆਣਾ ਵਿਖੇ ਕਾਲਜ ਦੇ NSS Unit,Political Science ਵਿਭਾਗ ਅਤੇ ਫਨਿਟ ਅਰਟਸ ਵਿਭਾਗ ਵਲੋਂ ਸਾਂਝੇ ਰੂਪ ਵਿੱਚ ਵਿਭਿੰਨ ਗਤੀਵਿਧੀਆਂ ਕਰਵਾਈਆਂ ਗਈਆਂ। Political Science ਵਿਭਾਗ ਵੱਲੋਂ 'ਵੋਟ ਦੀ ਮੱਹਤਤਾ' ਵਿਸ਼ੇ ਤੇ ਇੱਕ ਭਾਸ਼ਣ ਪ੍ਰਤੀ ਯੋਗਿਤਾ ਕਰਵਾਈ ਗਈ, Fine Arts ਵਿਭਾਗ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ। NSS ਯੂਨਿਟ ਦੇ ਯਤਨਾਂ ਨਾਲ ਵਿਦਿਆਰਥੀਆਂ ਨੂੰ ਵੋਟ ਦੀ ਵਰਤੋਂ ਸੋਚ-ਸਮਝ ਅਤੇ ਇਮਾਨਦਾਰੀ ਨਾਲ ਕਰਨ ਲਈ ਸਹੁੰ ਚੁਕਾਈ ਗਈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ ਤੇ ਵੋਟ ਦੀ ਵਰਤੋਂ ਸੰਬੰਧੀ ਵਿਚਾਰ ਪਸ੍ਤੁਤ ਕਰਦਿਆ ਵਿਭਿੰਨ ਵਿਭਾਗਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਸਵਰਨ ਸਿੰਘ ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਤੇ ਕਮੇਟੀ ਮੈਂਬਰਾਂ ਨੇ ਸਟਾਫ਼ ਦੁਆਰਾ ਕੀਤੇ ਯਤਨਾਂ ਦੀ ਸਰਾਹਨਾ ਕੀਤੀ।



ਫ਼ਰੀਦਕੋਟ ਪੁਲਿਸ ਵੱਲੋਂ ਵਾਹਨ ਚੋਰੀ ਕਰਨ ਅਤੇ ਪਰਸ ਖੋਹਣ ਵਾਲੇ ੭ ਦੋਸ਼ੀ ਕਾਬੂ





ਜੁਝਾਰ ਟਾਈਮਜ਼

ਫ਼ਰੀਦਕੋਟ, ੨੫ ਜਨਵਰੀ (ਜਗਦੀਸ਼ ਬਾਂਬਾ) ਸੀਨੀਅਰ ਪੁਲਸ ਕਪਤਾਨ ਰਾਜਪਾਲ ਸਿੰਘ ਸੰਧੂ ਨੇ ਦੱਸਿਆ ਕਿ ਲੁੱਟ ਖੋਹ ਅਤੇ ਹੋਰ ਵਾਰਦਾਤਾ ਕਰਨ ਵਾਲੇ ਅੰਨਸਰਾਂ ਨੂੰ ਨੱਥ ਪਾਉਣ ਲਈ ਤੇਜ ਕੀਤੀਆਂ ਗਈਆਂ ਪੁਲਸ ਗਸ਼ਤਾਂ ਦੇ ਮੱਦੇ ਨਜ਼ਰ ਸਰਵਜੀਤ ਸਿੰਘ ਬਰਾੜ ਡੀ.ਐਸ.ਪੀ ਦੀ ਅਗਵਾਈ ਹੇਠ ਇਨਸਪੈਕਟਰ ਰਾਜੇਸ਼ ਕੁਮਾਰ ਸੀ.ਆਈ.ਏ ਸਟਾਫ਼ ਫ਼ਰੀਦਕੋਟ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ ਜਦੋਂ ਗੁਪਤ ਇਤਲਾਹ 'ਤੇ ਗੱਡੀਆਂ ਚੋਰੀ ਕਰਕੇ ਵੇਚਣ ਲਈ ਛੋਟੇ ਹਾਥੀ 'ਤੇ ਜਾਂਦਿਆਂ ਦੋਸ਼ੀ ਗੁਲਸ਼ਨ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸੁੰਦਰ ਨਗਰ ਕੋਟ ਈਸੇ ਖਾਂ ਮੋਗਾ, ਸੰਦੀਪ ਸਿਕੰਦਰ ਪੁੱਤਰ ਮੁਖਤਿਆਰ ਸਿੰਘ ਵਾਸੀ ਨਿਹਾਲਗੜ੍ਹ ਕੋਟ ਈਸੇ ਖਾਂ ਮੋਗਾ, ਅੰਗ੍ਰੇਜ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਦੇਵੀਵਾਲਾ ਰੋਡ ਕੋਟਕਪੂਰਾ ਅਤੇ ਲਖਵੀਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਕੋਟ ਈਸੇ ਖਾਂ ਮੋਗਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਹਨਾਂ ਦੱਸਿਆ ਕਿ ਇਹਨਾਂ ਦੋਸ਼ੀਆਂ ਪਾਸੋਂ ਚੋਰੀ ਕੀਤੇ 14 ਮੋਟਰਸਾਇਕਲ, 3 ਕਾਰਾਂ, 2 ਛੋਟੇ ਹਾਥੀ ਤੇ 1 ਕਟਰ ਬਰਾਮਦ ਕਰ ਲਿਆ ਹੈ। ਸੀਨੀਅਰ ਪੁਲਸ ਕਪਤਾਨ ਨੇ ਅੱਗੇ ਦੱਸਿਆ ਕਿ ਇਸਤੋਂ ਇਲਾਵਾ ਬਰਬਿਆਨ ਰਵਿੰਦਰ ਕੌਰ ਪਤਨੀ ਗੁਰਦੀਪ ਸਿੰਘ ਵਾਸੀ ਜ਼ਿਲ੍ਹਾ ਫਤਿਹਗੜ੍ਹ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਬਿਆਨ ਕਰਤਾ ਨੇ ਦੱਸਿਆ ਸੀ ਕਿ ਜਿਸ ਵੇਲੇ ਉਹ ਫ਼ਰੀਦਕੋਟ ਵਿਖੇ ਆਪਣੀ ਰਿਸ਼ਤੇਦਾਰੀ ਵਿੱਚ ਆਈ ਹੋਈ ਸੀ ਤਾਂ ਬਾਬਾ ਫ਼ਰੀਦ ਵਿਖੇ ਮੱਥਾ ਟੇਕਣ ਜਾਣ ਸਮੇਂ ਅਣਪਛਾਤੇ ਮੋਟਰਸਾਇਕਲ ਸਵਾਰ ਉਸਦੇ ਹੱਥ ਫੜ੍ਹਿਆ ਪਰਸ ਖੋਹ ਕੇ ਲੈੈ ਗਏ ਸਨ ਜਿਸ ਵਿੱਚ 1600 ਡਾਲਰ ਅਤੇ ਇੱਕ ਆਈ ਫੋਨ ਸੀ। ਉਹਨਾਂ ਦੱਸਿਆ ਕਿ ਦੌਰਾਨੇ ਤਫਤੀਸ਼ ਉਪ੍ਰੰਤ ਪੁਲਸ ਵੱਲੋਂ ਦੋਸ਼ੀ ਸੁਖਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਨਾਈਆਂ ਵਾਲੀ ਬਸਤੀ ਕੋਟਕਪੂਰਾ, ਅਮਨਦੀਪ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕੁਹਾਰਵਾਲਾ ਅਤੇ ਕੁਲਵੰਤ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਵਾਸੀ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕਰਕੇ ਇਹਨਾਂ ਪਾਸੋਂ 1000 ਆਸਟ੍ਰੇਲੀਅਨ ਅਤੇ ਸਿੰਘਾਪੁਰ ਡਾਲਰ ਵਾਰਦਾਤ ਵੇਲੇ ਵਰਤਿਆਂ ਗਿਆ ਮੋਟਰਸਾਇਕਲ ਅਤੇ 2 ਆਈ ਫੋਨ ਬਰਾਮਦ ਕਰ ਲਏ ਗਏ ਹਨ। ਉਹਨਾਂ ਦੱਸਿਆ ਕਿ ਉਕਤ ਸਾਰੇ ਦੋਸ਼ੀਆਂ ਪਾਸੋਂ ਹੋਰ ਗਹਿਰਾਈ ਨਾਲ ਪੁੱਛ ਪੜਤਾਲ ਜਾਰੀ ਹੈ।

ਪਿੰਡ ਦੀ ਸਰਕਾਰੀ ਡਿਸਪੈਂਸਰੀ ਦੇ ਡਾਕਟਰ ਅਤੇ ਸਟਾਫ ਦੇ ਹੱਕ ਵਿੱਚ ਨਿਤਰੇ ਪਿੰਡ ਵਾਸੀ,ਬਦਲੀ ਰੱਦ ਕਰਨ ਦੀ ਪ੍ਰਸ਼ਾਸਨ ਤੋਂ ਕੀਤੀ ਮੰਗ

ਜੁਝਾਰ ਟਾਈਮਜ਼



ਲੁਧਿਆਣਾ, ੨੫ ਜਨਵਰੀ (ਸਮਰਾਟ ਸ਼ਰਮਾ) ਪਿੰਡ ਹਲਵਾਰਾ ਵਿੱਚ ਨਿਯੁਕਤ ਐਸ ਐਚ ਸੀ ਡਾਕਟਰ ਅਤੇ ਸਟਾਫ ਦੀ ਬਦਲੀ ਨੂੰ ਰੋਕਨ ਲਈ ਪਿੰਡ ਵਾਸੀਆਂ ਨੇ ਡਾਕਟਰ ਅਤੇ ਸਟਾਫ ਦੇ ਹੱਕ ਵਿੱਚ ਨਿਤਰਦਿਆਂ ਅੱਜ ਡੀਸੀ ਦਫਤਰ ਦੇ ਬਾਹਰ ਰੋਸ਼ ਜ਼ਾਹਿਰ ਕੀਤਾ ਅਤੇ ਜਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪੱਕੇ ਬਦਲੀ ਨੂੰ ਰੋਕਨ ਦੀ ਮੰਗ ਕੀਤੀ। ਇਹ ਸ਼ਾਇਦ ਪਹਿਲੀ ਬਾਰ ਹੋਇਆ ਹੋਵੇਗਾ ਕਿ ਪੰਚਾਇਤ ਸਮੇਤ ਪੂਰਾ ਪਿੰਡ ਕਿਸੇ ਸਰਕਾਰੀ ਅਧਿਕਾਰੀ (ਡਾਕਟਰ ਅਤੇ ਸਟਾਫ) ਦੇ ਹੱਕ ਵਿੱਚ ਸੜਕਾਂ ਤੇ ਉਤਰਿਆ ਹੋਵੇਗਾ। ਡਾਕਟਰ ਅਤੇ ਹਸਪਤਾਲ ਸਟਾਫ ਦੇ ਹੱਕ ਵਿੱਚ ਨਿਤਰਦਿਆਂ ਪਿੰਡ ਹਲਵਾਰੇ ਦੀ ਪੰਚਾਇਤ ਅਤੇ ਸਮੂਹ ਨਗਰ ਵਾਸੀਆਂ ਨੇ ਮੰਗ ਪੱਤਰ ਦੇਣ ਡਿਪਟੀ ਕਮਿਸ਼ਨਰ ਦੀ ਗੈਰ ਮੌਜੂਦਗੀ ਵਿੱਚ ਏ ਡੀ ਸੀ (ਜ) ਰਾਹੁਲ ਚਾਬਾ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਮੌਜੂਦਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਪਿੰਡ ਵਿੱਚ ਸਰਕਾਰੀ ਹਸਪਤਾਲ ਸਥਾਪਿਤ ਹੈ ਜਿਸ ਵਿੱਚ ਡਾ ਗੁਰਤੇਜ ਸਿੰਘ (ਐਮ ਬੀ ਬੀ ਐਸ) ਲੰਮੇਂ ਸਮੇ ਤੋਂ ਤਾਇਨਾਤ ਹਨ ਜੋ ਬਹੁਤ ਹੀ ਨੇਕ ਇਨਸਾਨ ਹਨ ਜਿਨ੍ਹਾਂ ਦਾ ਸਮੂਹ ਪਿੰਡ ਵਾਸੀਆਂ ਨਾਲ ਵਿਸ਼ੇਸ਼ ਲਗਾਅ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਉਕਤ ਡਾਕਟਰ ਵੱਲੋਂ ਸੁਚੱਜੇ ਢੰਗ ਨਾਲ ਜਿੱਥੇ ਲੋਕਾਂ ਦਾ ਇਲਾਜ ਕੀਤਾ ਜਾਂਦਾ ਹੈ ਉੱਥੇ ਹੀ ਉਹ ਆਪਣੀ ਨੇਕ ਕਮਾਈ ਵਿੱਚੋਂ ਮਰੀਜਾਂ ਦੇ ਇਲਾਜ ਵਿੱਚ ਵੀ ਖਰਚ ਕਰਦੇ ਹਨ। ਪਿੰਡ ਵਾਸੀਆਂ ਨੇ ਅੱਗੇ ਦੱਸਿਆ ਕਿ ਉਕਤ ਹਸਤਾਲ (ਡਿਸਪੈਂਸਰੀ) ਤੋਂ ਪਿੰਡ ਬੁਰਜ ਲਿੱਟਾਂ, ਐਤਿਆਣਾ, ਟੂਸਾ, ਨੂਰਪੁਰਾ, ਰਾਜੋਆਣਾ, ਅਕਾਲਗੜ੍ਹ ਤੇ ਹੋਰ ਪਿੰਡਾਂ ਦੇ ਲੋਕ ਸਿਹਤ ਸਹੂਲਤਾਂ ਪ੍ਰਾਪਤ ਕਰਦੇ ਹਨ ਤੇ ਡਾਕਟਰ ਅਤੇ ਸਟਾਫ ਦੀ ਬਦਲੀ ਹੋਣ ਨਾਲ ਕਰੀਬ ਦੱਸ ਪਿੰਡ ਵਾਸੀਆਂ ਨੂੰ ਬਹੁਤ ਸਾਰੀ ਡਾਕਟਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਕੇ ਉਕਤ ਹਸਪਤਾਲ ਦੇ ਡਾਕਟਰ ਅਤੇ ਸਟਾਫ ਦੀ ਬਦਲੀ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਚਿਤਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗ ਪੱਤਰ ਮੁਤਾਬਿਕ ਉਕਤ ਤਾਇਨਾਤ ਡਾਕਟਰ ਅਤੇ ਸਟਾਫ ਦੀ ਬਦਲੀ ਨੂੰ ਰੱਦ ਨਹੀਂ ਕੀਤਾ ਗਿਆ ਤਾਂ ਪਿੰਡ ਵਾਸੀ ਮਜਬੂਰਨ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ ਤੇ ਉਸ ਤੋਂ ਨਿਕਲਨ ਵਾਲੇ ਸਿੱਟਿਆਂ ਲਈ ਪ੍ਰਸ਼ਾਸਨ ਖੁਦ ਜਿੰਮੇਵਾਰ ਹੋਵੇਗਾ। ਇਸ ਮੌਕੇ ਸਰਪੰਚ ਹਰਜਿੰਦਰ ਹਲਵਾਰਾ, ਰਛਵਿੰਦਰ ਸਿੰਘ ਧਾਲੀਵਾਲ, (ਐਨ ਆਰ ਆਈ), ਧਨਵੰਤ ਸਿੰਘ ਚੇਅਰਮੈਨ ਭਾਈ ਕਨ੍ਹਈਆ ਸੇਵਾ ਸੁਸਾਇਟੀ, ਬਲਾਕ ਪ੍ਰਧਾਨ ਅਮਰੀਕ ਸਿੰਘ ਹਲਵਾਰਾ, ਰੇਸ਼ਮ ਸਿੰਘ, ਜਤਿੰਦਰ ਸਿੰਘ ਜੋਤੀ,ਬਹਾਦਰ ਸਿੰਘ,ਹਰਜਿੰਦਰ ਸਿੰਘ ਕੁੱਕੀ,ਸੋਨੂ,ਹਰਪਾਲ,ਗਿਆਨ ਸਿੰਘ ਤੇ ਹੋਰ ਹਾਜਰ ਸਨ।

ਪੰਜਾਬ ਦੇ ਲੋਕਾਂ ਨੂੰ ਗਣਤੰਤਰ ਦਿਵਸ 'ਤੇ ਮਜ਼ਬੂਤ, ਇਕਜੁੱਟ ਅਤੇ ਖੁਸ਼ਹਾਲ ਰਾਸ਼ਟਰ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਣਾ ਚਾਹੀਦਾ ਹੈ- ਸੰਸਦ ਮੈਂਬਰ ਸੰਜੀਵ ਅਰੋੜਾ

ਜੁਝਾਰ ਟਾਈਮਜ਼

ਲੁਧਿਆਣਾ, ੨੫ ਜਨਵਰੀ (ਸਮਰਾਟ ਸ਼ਰਮਾ) ੭੪ਵੇਂ ਗਣਤੰਤਰ ਦਿਵਸ 'ਤੇ ਲੋਕਾਂ ਨੂੰ ਵਧਾਈ ਦਿੰਦਿਆਂ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕਿਹਾ ਕਿ ਗਣਤੰਤਰ ਦਿਵਸ ਹਰ ਸਾਲ 26 ਜਨਵਰੀ ਨੂੰ ਮਨਾਇਆ ਜਾਂਦਾ ਹੈ ਕਿਉਂਕਿ 1950 ਵਿੱਚ ਇਸ ਦਿਨ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ। ਇਹ ਦਿਨ ਸਾਰੇ ਦੇਸ਼ ਵਾਸੀਆਂ ਲਈ ਰਾਸ਼ਟਰੀ ਮਾਣ ਦਾ ਦਿਨ ਹੈ । ਅੱਜ ਇੱਥੇ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਸਰਕਾਰ ਦੇ ਢਾਂਚੇ ਅਤੇ ਨਾਗਰਿਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਨੂੰ ਨਿਰਧਾਰਤ ਕਰਦਾ ਹੈ । ਇਹ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਗਾਰੰਟੀ ਵੀ ਦਿੰਦਾ ਹੈ, ਜਿਵੇਂ ਕਿ ਬਰਾਬਰੀ ਦਾ ਅਧਿਕਾਰ, ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ, ਅਤੇ ਜੀਵਨ ਅਤੇ ਆਜ਼ਾਦੀ ਦਾ ਅਧਿਕਾਰ । ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਦੇਸ਼ ਦਾ ਸਰਵਉੱਚ ਕਾਨੂੰਨ ਹੈ ਅਤੇ ਇਹ ਦਿਨ ਸਾਨੂੰ ਸੰਵਿਧਾਨ ਦੀ ਮਹੱਤਤਾ ਅਤੇ ਦੇਸ਼ ਦੇ ਲੋਕਤੰਤਰੀ ਸਿਧਾਂਤਾਂ ਨੂੰ ਸੁਰੱਖਿਅਤ ਅਤੇ ਮਜ਼ਬੂਤ ਕਰਨ ਵਿੱਚ ਨਾਗਰਿਕਾਂ ਦੀ ਭੂਮਿਕਾ ਦੀ ਯਾਦ ਦਿਵਾਉਂਦਾ ਹੈ । ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਦੁਆਰਾ ਕੀਤੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ। "ਇਹ ਇੱਕ ਮਜ਼ਬੂਤ ਅਤੇ ਸੰਯੁਕਤ ਰਾਸ਼ਟਰ ਦੇ ਨਿਰਮਾਣ ਵਿੱਚ ਸੰਵਿਧਾਨ ਅਤੇ ਨਾਗਰਿਕਾਂ ਦੀ ਭੂਮਿਕਾ ਨੂੰ ਯਾਦ ਕਰਨ ਦਾ ਦਿਨ ਹੈ । ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ । ਇਸ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਦਿਨ ਇੱਕ ਮਜ਼ਬੂਤ, ਇਕਜੁਟ ਅਤੇ ਖੁਸ਼ਹਾਲ ਰਾਸ਼ਟਰ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਣ ਲਈ ਕਿਹਾ ।

ਸ਼੍ਰੋਮਣੀ ਕਮੇਟੀ ਅਧੀਨ ਜੀ ਐਨ ਈ ਕਾਲਜ ਦੇ ਅਧਿਆਪਕ ਹੜਤਾਲ ਤੇ

ਜੁਝਾਰ ਟਾਈਮਜ਼

ਲੁਧਿਆਣਾ, ੨੫ ਜਨਵਰੀ (ਸਰਬਜੀਤ ਸਿੰਘ ਖਾਲਸਾ -ਤਰਲੋਚਨ ਸਿੰਘ ਗਿੱਲ) ਅਜ ਗੁਰੂ ਨਾਨਕ ਦੇਵ ਇਨੰਜੀਅਰ ਕਾਲਜ ਲੁਧਿਆਣਾ ਦੇ ਅਧਿਆਪਕਾਂ ਵਲੋਂ ਹੜਤਾਲ ਦਾ ਐਲਾਨ ਕਰ ਕਾਲਜ ਦੇ ਅੰਦਰ ਹੀ ਦਰੀਆਂ ਵਿਛਾ ਕੇ ਰੋਸ ਪ੍ਰਦਰਸ਼ਨ ਕੀਤਾ ਜਿਸ ਵਿਚ ਉਹਨਾਂ ਨੇ ਆਪਣੀਆਂ ਮੰਗਾਂ ਰੱਖੀਆਂ ਜਿਨ੍ਹਾਂ ਮੰਗਾਂ ਵਿਚੋਂ ਕੁਝ ਮੰਗਾਂ ਜਿਵੇਂ ਕਿ ਠੇਕੇ ਉੱਤੇ ਰੱਖੇ ਸਟਾਫ ਲਈ 10% ਵਾਧਾ ਅਤੇ ਬਕਾਏ ਕਲੀਅਰ ਕੀਤੇ ਜਾਣ,ਮਾਰਚ 2020 ਤੋਂ ਤਰੁੰਤ ਪ੍ਰਭਾਵ ਨਾਲ ਬਕਾਇਆ 6% ਡੀਏ ਜਾਰੀ ਕਰਨਾ ਹੋਰ ਵੀ ਲਗਭਗ 11 ਮੰਗਾਂ ਨੂੰ ਲੈਕੇ ਅਧਿਆਪਕ ਧਰਨੇ ਉਤੇ ਚਲੇ ਗਏ ਹਨ ਇਥੇ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਅਧੀਨ ਇਹ ਕਾਲਜ ਵਿੱਚ ਹੀ ਜੇਕਰ ਇਸ ਤਰ੍ਹਾਂ ਤਨਖਾਹਾਂ ਨੂੰ ਲੈਕੇ ਜਾ ਹੋਰ ਮਸਲਿਆਂ ਨੂੰ ਹੱਲ ਨਹੀਂ ਹੋਵੇਗਾ ਤਾਂ ਸ਼੍ਰੋਮਣੀ ਕਮੇਟੀ ਤੋਂ ਕੀ ਆਸ ਕੀਤੀ ਜਾ ਸਕਦੀ ਹੈ, ਇਸ ਧਰਨੇ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਵੀ ਦਿਖਾਈ ਦਿੱਤਾ



ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਬਣਨਗੀਆਂ ਫਰੀਦਕੋਟ ਹਲਕੇ ਦੀਆਂ ੪ ਸੜਕਾਂ : ਵਿਧਾਇਕ ਸੇਖੋਂ

ਜੁਝਾਰ ਟਾਈਮਜ਼



ਫਰੀਦਕੋਟ ੨੫ ਜਨਵਰੀ (ਜਗਦੀਸ਼ ਬਾਂਬਾ) ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਫਰੀਦਕੋਟ ਹਲਕੇ ਦੀਆਂ 4 ਸੜਕਾਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਅਰਾਈਆਵਾਲਾਂ ਤੋਂ ਬੇਗੂਵਾਲਾ 6.35 ਕਿਲੋਮੀਟਰ, ਜਨੇਰੀਆਂ ਸਕੂਲ ਤੋਂ ਸੰਗਰਾ ਹੂਰ ਤੋਂ ਅਰਾਈਆਵਾਲਾ ਖੁਰਦ ਅੱਪਟੂ ਬਲਾਕ ਬਾਉਂਡਰੀ 10.80 ਕਿਲੋਮੀਟਰ, ਫਰੀਦਕੋਟ ਤੋਂ ਬੀੜ ਭੋਲੂਵਾਲਾ ਤੋਂ ਭੋਲੂਵਾਲਾ 6.70 ਕਿਲੋਮੀਟਰ, ਦੀਪ ਸਿੰਘ ਵਾਲਾ ਤੋਂ ਕੋਠੇ ਕਾਨਿਆਵਾਲੀ 5.64 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਯੋਜਨਾ ਤਹਿਤ ਬਣਾਈਆਂ ਜਾਣ ਵਾਲੀਆਂ ਇਨ੍ਹਾਂ ਸੜਕਾਂ ਦੀ ਲੰਬਾਈ 29.49 ਕਿਲੋਮੀਟਰ ਬਣਦੀ ਹੈ। ਉਨ੍ਹਾਂ ਦੱਸਿਆ ਇਹ ਸੜਕਾਂ ਟਰੈਫਿਕ ਦੇ ਹਿਸਾਬ ਨਾਲ ਡਿਜ਼ਾਇਨ ਕੀਤੀਆਂ ਗਈਆਂ ਹਨ, ਜੋ ਕਿ ਲੰਮੇ ਸਮੇਂ ਤੱਕ ਪ੍ਰਯੋਗ ਵਿੱਚ ਲਿਆਂਦੀਆਂ ਜਾ ਸਕਦੀਆਂ ਹਨ ਅਤੇ 4 ਸਾਲ ਤੱਕ ਇਨ੍ਹਾਂ ਦੀ ਮੇਨਟੇਨੈਂਸ ਵੀ ਸਬੰਧਤ ਠੇਕੇਦਾਰ ਵੱਲੋਂ ਕੀਤੀ ਜਾਂਦੀ ਹੈ,ਜਿਸ ਨੂੰ ਇਹ ਕੰਮ ਅਲਾਟ ਹੋਇਆ ਹੋਵੇ। ਉਨ੍ਹਾਂ ਕਿਹਾ ਇਨ੍ਹਾਂ ਸੜਕਾਂ ਦੇ ਬਣਨ ਨਾਲ ਆਲੇ ਦੁਆਲੇ ਦੇ ਪਿੰਡਾਂ ਨੂੰ ਬਹੁਤ ਫਾਇਦਾ ਹੋਵੇਗਾ।

ਨਾਨ ਗਜ਼ਟਿਡ ਫਾਰੈਸਟ ਆਫੀਸਰਜ਼ ਯੂਨੀਅਨ ਦੀ ਵਣ ਮੰਤਰੀ ਨਾਲ ਮੀਟਿੰਗ

ਵਣ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤਾ ਮੰਗਾਂ ਦੇ ਹੱਲ ਦਾ ਭਰੋਸਾ


ਜੁਝਾਰ ਟਾਈਮਜ਼




ਪਟਿਆਲਾ, ੨੫ ਜਨਵਰੀ (ਗੁਰਸ਼ਰਨ ਵਿੱਰਕ): ਨਾਨ ਗਜਟਿਡ ਫਾਰੈਸਟ ਆਫੀਸਰਜ਼ ਯੂਨੀਅਨ ਦੀ ਮੰਗ ਤੇ ਵਣ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਯੂਨੀਅਨ ਦੀ ਸੂਬਾ ਕਮੇਟੀ ਵਣ ਭਵਨ ਮੋਹਾਲੀ ਵਿਖੇ ਪੈਨਲ ਮੀਟਿੰਗ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਰਣਬੀਰ ਉੱਪਲ ਅਤੇ ਸਕੱਤਰ ਜਨਰਲ ਬੋਬਿੰਦਰ ਸਿੰਘ ਦੀ ਅਗੁਵਾਈ ਹੇਠ ਯੂਨੀਅਨ ਦੇ ਨੁਮਾਇੰਦਿਆਂ ਨੇ ਵਣ ਮੰਤਰੀ ਸਾਹਮਣੇ ਵਣ ਅਮਲੇ ਨੂੰ ਦਰਪੇਸ਼ ਸਮੱਸਿਆ ਨੂੰ ਚੁੱਕਿਆ। ਮੀਟਿੰਗ ਵਿੱਚ ਵਿਭਾਗ ਮੁੱਖੀ ਪ੍ਰਧਾਨ ਮੁੱਖ ਵਣਪਾਲ ਰਮਨ ਕਾਂਤ ਮਿਸ਼ਰਾ, ਆਈਐਫਐਸ ਅਤੇ ਹੋਰ ਉੱਚ ਅਧਿਕਾਰੀ ਸ਼ਾਮਲ ਹੋਏ।ਮੀਟਿੰਗ ਦੀ ਕਾਰਵਾਈ ਜਾਣਕਾਰੀ ਦਿੰਦਿਆ ਯੂਨੀਅਨ ਦੇ ਪ੍ਰੈੱਸ ਸਕੱਤਰ ਸਾਥੀ ਅਮਨ ਅਰੋੜਾ ਅਤੇ ਸਾਥੀ ਸਚਿਨਦੀਪ ਨੇ ਦੱਸਿਆ ਕਿ ਮੀਟਿੰਗ ਵਿੱਚ ਪਿਛਲੇ ਸਮੇਂ ਦੌਰਾਨ ਜਥੇਬੰਦੀ ਦੀ ਮੰਗ ਅਨੁਸਾਰ ਵਿਭਾਗ ਵੱਲੋਂ ਸਰਕਾਰ ਨੂੰ ਭੇਜੀਆਂ ਸਿਫਾਰਿਸ਼ਾ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ। ਇਨ੍ਹਾਂ ਸਿਫ਼ਾਰਿਸ਼ਾਂ ਵਿੱਚ ਵਣ ਕਾਰਜਕਾਰੀ ਅਮਲੇ ਨੂੰ ਪੈਟਰੋਲ ਭੱਤਾ, ਪੱਕਾ ਰਿਸਕ ਭੱਤਾ, ਤੇਰ੍ਹਵੀਂ ਤਨਖਾਹ, ਵਣ ਗਾਰਡ ਦਾ ਨਾਮ ਬਦਲਣ, ਵੱਖਰੀ ਬਦਲੀ ਨੀਤੀ ਬਣਾਉਣਾ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਵਿਭਾਗੀ ਪ੍ਰਮੋਸ਼ਨਾ, ਰਿਕਵੀਰੀਆਂ, ਟੋਲ ਟੈਕਸ ਤੋਂ ਛੋਟ ਆਦਿ ਮੁੱਦਿਆ ਤੇ ਵੀ ਵਿਚਾਰ ਚਰਚਾ ਹੋਈ। ਵਣ ਮੰਤਰੀ ਵੱਲੋਂ ਜਥੇਬੰਦੀ ਦੀਆ ਮੰਗਾਂ ਤੇ ਸਹਿਮਤੀ ਪ੍ਰਗਟ ਕਰਦਿਆਂ ਇਨ੍ਹਾਂ ਦੇ ਜ਼ਲਦੀ ਹੱਲ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਸਾਥੀ ਸਤਨਾਮ ਸਿੰਘ ਮਾਨ ਅਤੇ ਸਾਥੀ ਜਸਵੀਰਪਾਲ ਸੂਬਾਈ ਸੀਨੀਅਰ ਮੀਤ ਪ੍ਰਧਾਨ ਨੇ ਅੰਕੜਿਆਂ ਅਤੇ ਪੁਖਤਾ ਦਸਤਾਵੇਜ਼ਾਂ ਨਾਲ ਸਰਕਾਰ ਸਾਹਮਣੇ ਮੁਲਾਜਮਾਂ ਦਾ ਪੱਖ ਰੱਖਿਆ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਵਣ ਕਾਰਜਕਾਰੀ ਫ਼ੀਲਡ ਅਮਲਾ ਬੇਹੱਦ ਮੁਸ਼ਕਲ ਹਾਲਾਤਾਂ ਵਿੱਚੋਂ ਲੰਘ ਰਿਹਾ ਹੈ। ਪਿਛਲੇ ਦਿਨੀ ਵਣ ਮੁਲਾਜਮਾਂ ਤੇ ਡਿਊਟੀ ਦੌਰਾਨ ਲੱਕੜ ਮਾਫੀਆ, ਭੂ-ਮਾਫੀਆ, ਰੇਤ ਮਾਈਨਿੰਗ ਮਾਫੀਆ ਵੱਲੋ ਹੋਏ ਜਾਨਲੇਵਾ ਹਮਲਿਆ ਬਾਰੇ ਵੀ ਚਰਚਾ ਹੋਈ। ਜਥੇਬੰਦੀ ਵੱਲੋਂ ਇਨ੍ਹਾਂ ਹਮਲਿਆਂ ਤੋਂ ਵਣ ਮੁਲਾਜਮਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੋਈ ਠੋਸ ਨੀਤੀ ਬਣਾਉਣ ਅਤੇ ਹਰ ਮੰਡਲ ਵਿੱਚ ਹਥਿਆਰਬੰਦ ਸੁਰੱਖਿਆ ਬਲ ਤਾਇਨਾਤ ਕਰਨ ਅਤੇ ਜਖਮੀ ਮੁਲਾਜਮਾਂ ਤੇ ਸ਼ਹੀਦ ਮੁਲਾਜਮਾਂ ਦੇ ਪਰਿਵਾਰਾਂ ਨੂੰ ਮੁਆਵਜਾ ਦੇਣ ਦੀ ਮੰਗ ਕੀਤੀ ਗਈ ।ਮੀਟਿੰਗ ਉਪਰੰਤ ਸੂਬਾਈ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਸਮੁੱਚੇ ਵਣ ਕਾਡਰ ਨੂੰ ਭਰੋਸਾ ਦੁਆਇਆ ਕਿ ਮੀਟਿੰਗ ਦੌਰਾਨ ਜਿੰਨਾ ਮੁੱਦਿਆਂ ਤੇ ਸਰਕਾਰ ਨਾਲ ਸਹਿਮਤੀ ਬਣੀ ਹੈ, ਉਨਾਂ ਨੂੰ ਅਮਲ ਵਿੱਚ ਲਿਆਉਣ ਤੱਕ ਜਥੇਬੰਦੀ ਵੱਲੋਂ ਉਨ੍ਹਾਂ ਦੀ ਪੈਰਵੀ ਜਾਰੀ ਰਹੇਗੀ।ਇਸ ਮੌਕੇ ਤੇ ਸਾਥੀ ਸੰਦੀਪ ਸਿੰਘ ਬੰਗੜ, ਸਾਥੀ ਅਪਿੰਦਰ ਸਿੰਘ, ਸਾਥੀ ਤੀਰਥ ਸਿੰਘ ਮੀਤ ਪ੍ਰਧਾਨ, ਸਾਥੀ ਸੁਭਾਸ਼ ਚੰਦਰ ਸਹਾਇਕ ਸਕੱਤਰ, ਸਾਥੀ ਗੁਰਦੀਪ ਸਿੰਘ ਪੂਹਲਾ ਪ੍ਰਚਾਰ ਸਕੱਤਰ, ਸਾਥੀ ਜਗਮੀਤ ਸਿੰਘ ਜਥੇਬੰਦਕ ਸਕੱਤਰ, ਸਾਥੀ ਰਣਜੀਤ ਸਿੰਘ ਸਹਾਇਕ ਵਿੱਤ ਸਕੱਤਰ, ਸਾਥੀ ਬਲਦੇਵ ਰਾਜ ਆਡੀਟਰ, ਸਾਥੀ ਸਤਵੰਤ ਸਿੰਘ, ਹਰਦੀਪ ਰੱਖੜਾ, ਕੰਚਨਜੀਤ ਰੰਧਾਵਾ, ਗੁਰਪ੍ਰੀਤ ਗਿੱਲ ਸਪੈਸ਼ਲ ਮੈਂਬਰ, ਹਰਵਿੰਦਰ ਸਿੰਘ ਗੜ੍ਹਸ਼ੰਕਰ, ਸੁਖਜਿੰਦਰ ਸਿੰਘ ਭੋਮਾ, ਰਵੀਇੰਦਰਜੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜਰ ਸਨ।

ਪਾਰਟੀ ਦੇ ਮਿਹਨਤੀ ਅਤੇ ਇਮਾਨਦਾਰ ਵਰਕਰ ਸੁਰਿੰਦਰਪਾਲ ਸ਼ਰਮਾ ਨੂੰ ਇਪਰੂਵਮੈਂਟ ਟਰੱਸਟ ਦਾ ਚੇਅਰਮੈਨ ਲਗਾਉਣਾ ਮੁੱਖ ਮੰਤਰੀ ਦਾ ਸ਼ਲਾਘਾਯੋਗ ਕਦਮ -ਰਮੇਸ਼ ਸਿੰਗਲਾ

ਸ਼ਰਮਾ ਦੇ ਚੇਅਰਮੈਨ ਬਣਨ ਤੇ ਪਾਰਟੀ ਦੇ ਵਰਕਰਾਂ ਅਤੇ ਸ਼ਹਿਰ ਵਿਚ ਖ਼ੁਸ਼ੀ ਦੀ ਲਹਿਰ : ਅਸ਼ੋਕ ਅਰੋੜਾ





ਜੁਝਾਰ ਟਾਈਮਜ਼

ਨਾਭਾ ੨੫ ਜਨਵਰੀ (ਅਮਨਦੀਪ ਸਿੰਘ ਲਵਲੀ) ਆਮ ਆਦਮੀ ਪਾਰਟੀ ਦੇ ਪੁਰਾਣੇ ਅਤੇ ਮਹਿਨਤੀ ਵਰਕਰ ਸੁਰਿੰਦਰ ਪਾਲ ਸ਼ਰਮਾ ਨੂੰ ਨਾਭਾ ਤੋਂ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਨ ਉਪਰੰਤ ਲਗਾਤਾਰ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸਨਮਾਨ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਦੇ ਚਲਦਿਆਂ ਰਮੇਸ਼ ਕੁਮਾਰ ਸਿੰਗਲਾ ਸਾਬਕਾ ਵਿਧਾਇਕ ਆਗੂ ਆਮ ਆਦਮੀ ਪਾਰਟੀ ਦੀ ਅਗਵਾਈ ਵਿੱਚ ਜਿਥੇ ਸ਼ਰਮਾ ਦਾ ਵਿਸ਼ੇਸ ਸਨਮਾਨ ਕੀਤਾ ਗਿਆ ਉਥੇ ਹੀ ਅਸ਼ੋਕ ਕੁਮਾਰ ਅਰੋੜਾ ਸ਼ਹਿਰੀ ਪ੍ਰਧਾਨ ਦੀ ਅਗਵਾਈ ਵਿੱਚ ਮੁੱਖ ਦਫ਼ਤਰ ਦੁਲੱਦੀ ਗੇਟ ਵਿਖੇ ਵੀ ਸਨਮਾਨ ਕੀਤਾ ਗਿਆ ਗੱਲਬਾਤ ਦੌਰਾਨ ਰਮੇਸ਼ ਸਿੰਗਲਾ ਨੇ ਕਿਹਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜੋ ਪਾਰਟੀ ਦੇ ਪੁਰਾਣੇ ਮਿਹਨਤੀ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ ਸ਼ਲਾਘਾਯੋਗ ਕਦਮ ਹੈ ਉਨ੍ਹਾਂ ਕਿਹਾ ਸ਼ਰਮਾ ਦੇ ਚੇਅਰਮੈਨ ਬਣਨ ਤੇ ਸ਼ਹਿਰ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਵਰਕਰ ਖੁਸ਼ ਦਿਖਾਈ ਦੇ ਰਹੇ ਹਨ ਉਨ੍ਹਾਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਵੀ ਧੰਨਵਾਦ ਕੀਤਾ ਸ਼ਹਿਰੀ ਪ੍ਰਧਾਨ ਅਸ਼ੋਕ ਅਰੋੜਾ ਨੇ ਕਿਹਾ ਸਮੁੱਚੇ ਹਲਕੇ ਵਿੱਚ ਸ਼ਰਮਾ ਦੇ ਚੇਅਰਮੈਨ ਬਣਨ ਨਾਲ ਜਿਥੇ ਖ਼ੁਸ਼ੀ ਦੀ ਲਹਿਰ ਹੈ ਵਰਕਰ ਅਤੇ ਸ਼ਹਿਰ ਦੇ ਲੋਕ ਕਦੋਂ ਵੱਧ ਖੁਸ਼ ਦਿਖਾਈ ਦੇ ਰਹੇ ਨੇ ਸ਼ਰਮਾ ਆਉਣ ਵਾਲੇ ਸਮੇਂ ਦੌਰਾਨ ਇਮਾਨਦਾਰੀ ਦੀ ਮਿਸਾਲ ਟਰੱਸਟ ਦੇ ਵੱਡੇ ਪੱਧਰ ਤੇ ਕੰਮ ਕਰਾ ਦਿਖਾਉਣਗੇ ਜੋ ਕਿ ਕਰਪਟ ਅਤੇ ਭ੍ਰਿਸ਼ਟਾਚਾਰ ਲੋਕਾਂ ਦੇ ਮੂੰਹ ਤੇ ਚਪੇੜ ਹੋਵੇਗੀ ਸੁਰਿੰਦਰਪਾਲ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜੋ ਪਾਰਟੀ ਵੱਲੋਂ ਮੈਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਮੈਂ ਉਸ ਨੂੰ ਇਮਾਨਦਾਰੀ ਨਾਲ ਮਿਹਨਤ ਕਰ ਨਿਭਾਵਾਂਗਾ ਜੋ ਪਾਰਟੀ ਵੱਲੋਂ ਮਾਣ-ਸਤਿਕਾਰ ਦਿੱਤਾ ਗਿਆ ਮੈਂ ਉਸ ਨੂੰ ਸਾਰੀ ਉਮਰ ਕਦੇ ਵੀ ਨਹੀਂ ਭੁਲਾ ਸਕਦਾ ਰਮੇਸ਼ ਤਲਵਾੜ ਵੱਲੋਂ ਖ਼ੁਸ਼ੀ ਵਿੱਚ ਸ਼ਹਿਰ ਅੰਦਰ ਕਈ ਥਾਵਾਂ ਤੇ ਲੱਡੂ ਵੰਡੇ ਗਏ ਇਸ ਮੌਕੇ ਰਾਜਵੰਤ ਸਿੰਘ ਘੁੱਲੀ ,ਸੰਦੀਪ ਕੁਮਾਰ ਸ਼ਰਮਾ ਪ੍ਰਧਾਨ ਯੂਥ ਵਿੰਗ ਸ਼ਹਿਰੀ, ਰਮੇਸ਼ ਤਲਵਾੜ, ਦੀਪਕ ਨਾਗਪਾਲ ਸਮਾਜ ਸੇਵਕ, ਸੰਜੀਵ ਮਿੱਤਰ ਸ਼ਿਲਪਾ, ਜਸਵੰਤ ਸਿੰਘ ਕਪੂਰ, ਅਨਿਲ ਰਾਣਾ ਸਾਬਕਾ ਕੌਂਸਲਰ, ਨਵਦੀਪ ਕਬੂਲੀਆਂ ਲੱਕੀ, ਸੁਖਵਿੰਦਰ ਸਿੰਘ ਰਾਣਾ, ਰੋਬਿਨ ਅਰੋੜਾ, ਜੀਵਨ ਬਾਸਲ, ਰੋਹਿਤ ਸਿੰਗਲਾ ਆਦਿ ਹਾਜ਼ਰ ਸਨ।

ਗਣਤੰਤਰ ਦਿਵਸ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੁੱਲਾਂਪੁਰ ਦਾਖਾ ਤੋਂ ਵਿਸ਼ੇਸ਼ ਸਪਲੀਮੈਂਟ

ਸੰਦੇਸ਼

ਗਣਤੰਤਰ ਦਿਵਸ ਦੇ ਸ਼ੁੱਭ ਦਿਹਾੜੇ ਦੀਆਂ ਜਿੱਥੇ ਮੈਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ, ਉਥੇ ਹੀ ਆਓ ਆਪਾਂ ਇਸ ਗਣਤੰਤਰ ਦਿਵਸ 'ਤੇ ਸਮਾਜ 'ਚ ਫੈਲੀਆਂ ਭੈੜੀਆਂ ਸਮਾਜਿਕ ਕੁਰੀਤੀਆਂ ਦੇ ਖਾਤਮੇ ਵੱਲ ਕਦਮ ਪੁੱਟੀਏ।

ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਹਲਕਾ ਦਾਖਾ

ਸੰਦੇਸ਼

ਗਣਤੰਤਰ ਦਿਵਸ ਦੇ ਸ਼ੁੱਭ ਦਿਹਾੜੇ ਦੀਆਂ ਜਿੱਥੇ ਮੈਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ, ਉਥੇ ਹੀ ਆਓ ਆਪਾਂ ਇਸ ਗਣਤੰਤਰ ਦਿਵਸ 'ਤੇ ਸਮਾਜ 'ਚ ਫੈਲੀਆਂ ਭੈੜੀਆਂ ਸਮਾਜਿਕ ਕੁਰੀਤੀਆਂ ਦੇ ਖਾਤਮੇ ਵੱਲ ਕਦਮ ਪੁੱਟੀਏ।

ਡਾ. ਕੇ.ਐਨ.ਐਸ ਕੰਗ, ਹਲਕਾ ਇੰਚਾਰਜ 'ਆਪ' ਦਾਖਾ

ਸੰਦੇਸ਼

ਗਣਤੰਤਰ ਦਿਵਸ ਦੇ ਸ਼ੁੱਭ ਦਿਹਾੜੇ ਦੀਆਂ ਜਿੱਥੇ ਮੈਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ, ਉਥੇ ਹੀ ਆਓ ਆਪਾਂ ਇਸ ਗਣਤੰਤਰ ਦਿਵਸ 'ਤੇ ਸਮਾਜ 'ਚ ਫੈਲੀਆਂ ਭੈੜੀਆਂ ਸਮਾਜਿਕ ਕੁਰੀਤੀਆਂ ਦੇ ਖਾਤਮੇ ਵੱਲ ਕਦਮ ਪੁੱਟੀਏ।

ਕੈਪਟਨ ਸੰਦੀਪ ਸਿੰਘ ਸੰਧੂ, ਹਲਕਾ ਇੰਚਾਰਜ ਕਾਂਗਰਸ ਹਲਕਾ ਦਾਖਾ

ਸੰਦੇਸ਼

ਗਣਤੰਤਰ ਦਿਵਸ ਦੇ ਸ਼ੁੱਭ ਦਿਹਾੜੇ ਦੀਆਂ ਜਿੱਥੇ ਮੈਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹਾਂ, ਉਥੇ ਹੀ ਆਓ ਆਪਾਂ ਇਸ ਗਣਤੰਤਰ ਦਿਵਸ 'ਤੇ ਸਮਾਜ 'ਚ ਫੈਲੀਆਂ ਭੈੜੀਆਂ ਸਮਾਜਿਕ ਕੁਰੀਤੀਆਂ ਦੇ ਖਾਤਮੇ ਵੱਲ ਕਦਮ ਪੁੱਟੀਏ।

ਮੇਜਰ ਸਿੰਘ ਮੁੱਲਾਂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਲੁਧਿਆਣਾ ਦਿਹਾਤੀ

ਰਿਆਸਤੀ ਸ਼ਹਿਰ ਨਾਭਾ ਤੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਪਲੀਮੈਂਟ

ਸੂਰਾ ਸੋ ਪਹਿਚਾਨੀਐ, ਜੋ ਲਰੈ ਦੀਨ ਦੇ ਹੇਤੁ ਪੁਰਜਾ ਪੁਰਜਾ ਕਟਿ ਮਰੈ, ਕਬਹੂੰ ਨਾ ਛਾਡੈ ਖੇਤੁ

ਕੌਮ ਦੇ ਮਹਾਨ ਸ਼ਹੀਦ ਜਰਨੈਲ ਦਮਦਮੀ ਟਕਸਾਲ ਦੇ ਪਹਿਲੇ ਮੁੱਖੀ ਬਾਬਾ ਦੀਪ ਸਿੰਘ ਜੀ ਦਾ ਆਗਮਨ ਮਾਤਾ ਜਿਊਣੀ ਜੀ ਦੀ ਪਵਿੱਤਰ ਕੁੱਖੋਂ ਪਿਤਾ ਭਾਈ ਭਗਤਾ ਜੀ ਦੇ ਗ੍ਰਹਿ (ਪਿੰਡ) ਪਹੂਵਿੰਡ ਵਿਖੇ ਇਸ ਅਸਥਾਨ ਤੇ 26 ਜਨਵਰੀ 1682 (14ਮਾਘ 1739 ਬਿਕ੍ਰਮੀ) ਨੂੰ ਹੋਇਆ। ਲਗਭਗ 18 ਸਾਲ ਦੀ ਉਮਰ ਵਿੱਚ ਬਾਬਾ ਦੀਪ ਸਿੰਘ ਜੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੋਂ ਸ੍ਰੀ ਗੁਰੂਗੋਬਿੰਦ ਸਿੰਘ ਜੀ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਅਤੇ ਦੀਪ ਤੋਂ ਦੀਪ ਸਿੰਘ ਸੱਜ ਗਏ। ਅਤੇ ਤਨ ਮਨ ਪੂਰੀ ਤਰ੍ਹਾਂ ਕਲਗੀਧਰ ਜੀ ਦੇ ਚਰਨਾਂ ਵਿੱਚ ਅਰਪਣ ਕਰ ਦਿੱਤਾ। ਬਾਬਾ ਦੀਪ ਸਿੰਘ ਜੀ ਨੇ ਸ੍ਰੀ ਗੁਰੂਗ੍ਰੰਥ ਸਾਹਿਬ ਜੀ ਦੇ ਚਾਰ ਸਰੂਪ ਹੱਥੀ ਲਿਖ ਕੇ ਪੰਥ ਨੂੰ ਸੌਂਪੇ ਜਿੰਨਾਂ ਵਿੱਚੋਂ ਇਕ ਸਰੂਪ ਸ੍ਰੀ ਅਕਾਲ ਤਖਤ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ), ਇਕ ਸਰੂਪ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਇਕ ਸਰੂਪ ਸ੍ਰੀ ਪਟਨਾ ਸਾਹਿਬ (ਬਿਹਾਰ) ਅਤੇ ਚੌਥਾ ਸਰੂਪ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਵਿਖੇ ਸੁਸ਼ੋਭਿਤ ਹੈ। ਬਾਬਾ ਦੀਪ ਸਿੰਘ ਜੀ ਨੇ ਸ੍ਰੀ ਗੁਰੂਗ੍ਰੰਥ ਸਾਹਿਬ ਜੀ ਦੇ ਅਰਥ ਭਾਵ ਸਿੱਖਾਂ ਨੂੰ ਸਿਖਾਉਣ ਦੀ ਇਕ ਟਕਸਾਲ (ਦਮਦਮੀ ਟਕਸਾਲ) ਦੇ ਨਾਮ ਨਾਲ ਪ੍ਰਫੁੱਲਤ ਕੀਤੀ। ਅਹਿਮਦ ਸ਼ਾਹ ਅਬਦਾਲੀ ਦੀ ਹਾਰ ਦਾ ਬਦਲਾ ਲੈਣ ਲਈ ਉਸਦੇ ਬੇਟੇ ਤੈਮੂਰ ਸ਼ਾਹ ਨੇ ਅੰਮ੍ਰਿਤ ਸਰੋਵਰ ਨੂੰ ਮਿੱਟੀ ਪਾ ਕੇ ਪੂਰ ਦਿੱਤਾ। ਖਬਰ ਸੁਣ ਕੇ ਬਾਬਾ ਜੀ ਰੋਹ ਵਿੱਚ ਆ ਗਏ ਅਤੇ ਆਪਣੇ 18 ਸੇਰ ਦੇ ਖੰਡੇ ਨੂੰ ਹੱਥ ਵਿੱਚ ਲੈ ਕੇ ਬਾਕੀ ਸਿੰਘਾਂ ਨੂੰ ਨਾਲ ਲੈ ਕੇ ਗੋਹਲਵੜ ਦੇ ਅਸਥਾਨ ਤੇ ਆ ਕੇ ਮੁਗਲ ਫੌਜ਼ ਨੂੰ ਵੰਗਾਰਿਆ। ਘਮਾਸ਼ਾਨ ਜੰਗ ਵਿੱਚ ਕਿ ਬਾਬਾ ਜੀ ਦਾ ਸਾਹਮਣਾ ਅਬਦਾਲੀ ਦੇ ਸੈਨਾਪਤੀ ਜਮਾਲ ਖਾਂ ਨਾਲ ਹੋਇਆ ਅਤੇ ਇਕ ਸਾਂਝੇ ਰਵਾਰ ਵਿੱਚ ਬਾਬਾ ਜੀ ਦਾ ਅਤੇ ਜਮਾਲ ਖਾਂ ਦਾ ਸੀਸ ਧੜ ਨਾਲੋਂ ਅਲੱਗ ਹੋ ਗਿਆ। ਲਿਖਾਰੀ ਲਿਖਦਾ ਹੈ ਕਿ ਇਹ ਵੇਖ ਕੇ ਮੌਤ ਹੱਸ ਪਈ ਕਿ ਮੈਂ ਤਾਂ ਵੱਡੇ ਵੱਡੇ ਸੂਰਮਿਆਂ ਨੂੰ ਜਿੱਤ ਲਿਆ ਹੈ ਪਰ ਉਸ ਵਕਤ ਅਨੋਖਾ ਕ੍ਰਿਸ਼ਮਾ ਵਾਪਰਿਆ ਜਿਸਦੀ ਮਿਸਾਲ ਇਤਿਹਾਸ ਵਿੱਚੋਂ ਨਹੀਂ ਮਿਲਦੀ, ਬਾਬਾ ਦੀਪ ਸਿੰਘ ਜੀ ਦਾ ਧੜ ਹਰਕਤ ਵਿੱਚ ਆਇਆ ਸੱਜੇ ਹੱਥ ਵਿੱਚ ਖੰਡਾ ਅਤੇ ਖੱਬੇ ਹੱਥ ਦੀ ਤਲੀ ਤੇ ਸੀਸ ਟਿਕਾ ਕੇ ਮੁਗਲਾਂ ਨੂੰ ਭਾਜੜਾਂ ਪੈ ਗਈਆਂ, ਅਖੀਰ 13ਨਵੰਬਰ 1757 ਸੰਨ ਨੂੰ ਬਾਬਾ ਦੀਪ ਸਿੰਘ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਪ੍ਰਕਰਮਾ ਵਿੱਚ ਪਹੁੰਚ ਕੇ ਸੀਸ ਸ੍ਰੀ ਗੁਰੂਰਾਮਦਾਸ ਜੀ ਦੇ ਚਰਨਾਂ ਵਿੱਚ ਭੇਟ ਕਰਕੇ ਆਪਣਾ ਪ੍ਰਣ ਪੂਰਾ ਕੀਤਾ। ਸ੍ਰੀ ਹਰਿਮੰਦਰ ਸਾਹਿਬ ਜੀ ਪ੍ਰਕਰਮਾ ਸਾਹਿਬ ਜੀ ਦੀ ਪ੍ਰਕਰਮਾ ਵਿੱਚ ਵਿਚ ਇਹ ਅਸਥਾਨ ਸੁਸ਼ੋਭਿਤ ਹੈ। ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਪੋਹਵਿੰਡ ਸਾਹਿਬ (ਜ਼ਿਲ੍ਹਾ ਤਰਨ ਤਾਰਨ) ਵਿਖੇ ਸੁਸੋਭਿਤ ਹੈ ਜੋ ਕਿ ਅੰਮ੍ਰਿਤਸਰ ਤੋਂ 45 ਕਿਲੋਮੀਟਰ ਦੂਰ



ਕਸਬਾ ਭਿਖੀਵਿੰਡ ਦੇ ਕੋਲ ਸਥਿਤ ਹੈ। ਇਸ ਅਸਥਾਨ ਦੀਆਂ ਸੇਵਾਵਾਂ ਸੰਤ ਕੀਰਤਨੀਏ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦੀ ਅਗਵਾਈ ਹੇਠ ਬੀਬੀ ਕੌਲਾਂ ਭਲਾਈ ਕੇਂਦਰ ਟਰੱਸਟ ਅੰਮ੍ਰਿਤਸਰ ਵੱਲੋਂ ਬਾਬਾ ਹਰਮਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਨਿਭਾਈਆ ਜਾ ਰਹੀਆਂ ਹਨ ਇਤਿਹਾਸਿਕ ਨਗਰੀ ਨਾਭਾ ਵਿਖੇ ਭਾਈ ਗੁਰਇਕਬਾਲ ਸਿੰਘ ਜੀ ਦੀ ਪ੍ਰੇਰਨਾ ਸਦਕਾ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੋਸਾਇਟੀ (ਰਜਿ.) ਨਾਭਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਨੂੰ ਮੁੱਖ ਰੱਖ ਸੇਵਾਵਾਂ ਨਿਭਾ ਰਹੀ ਹੈ ਬਾਬਾ ਦੀਪ ਸਿੰਘ ਜੀ ਦੇ ਨਾਮ ਤੇ ਇਤਿਹਾਸਿਕ ਸਹਿਰ ਨਾਭਾ ਵਿੱਚ ਖੰਡਾ ਚੌਂਕ ਸਥਾਪਿਤ ਕੀਤਾ ਗਿਆ ਹੈ।